

ਪੀ.ਮ.ਫ.ਮ.ਈ. ਸਕੀਮ ਦੇ ਤਹਿਤ ਦਹੀ ਦੇ ਉਤਪਾਦਨ ਲਈ ਪੜ੍ਹਨ ਵਾਲੀ ਸਮੱਗਰੀ



ਨੈਸ਼ਨਲ ਇੰਸਟੀਚਿਊਟ ਦੇ ਫੂਡ ਟੈਕਨਾਲੋਜੀ ਐਂਟਰਪ੍ਰੀਨਿਓਰਸ਼ਿਪ ਐਂਡ ਮੈਨੇਜਮੈਂਟ
ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ

ਪਲਾਟ ਨੰ.97, ਸੈਕਟਰ-56, ਐਚ.ਐਸ.ਆਈ.ਆਈ.ਡੀ.ਸੀ., ਇੰਡਸਟਰੀਅਲ ਅਸਟੇਟ, ਕੁੰਡਲੀ, ਸੋਨੀਪਤ, ਹਰਿਆਣਾ-
131028

ਵੈੱਬਸਾਈਟ: <http://www.niftem.ac.in>

ਈਮੇਲ: pmfmeccell@niftem.ac.in

ਕਾਲ ਕਰੋ: 0130-2281089

ਸਮੱਗਰੀ

ਅਧਿਆਇ - 1: ਕੱਚਾ ਮਾਲ

1.1	ਜਾਣ-ਪਛਾਣ	04
1.2	ਭਾਰਤ ਵਿੱਚ ਡੇਅਰੀ ਉਦਯੋਗ.....	04
1.3	ਵੈਲਯੂ-ਐਡਿਡ ਉਤਪਾਦ ਬਾਰੇ ਸਮਝ.....	05
1.4	ਨਿਰਯਾਤ-ਆਯਾਤ ਦੇ ਮੌਕੇ.....	05
1.5	ਮਾਰਕੀਟ ਦੇ ਵਾਧੇ ਲਈ ਮੁੱਖ ਰੁਕਾਵਟਾਂ.....	06
1.6	ਦੁੱਧ ਦੀ ਪ੍ਰੋਸੈਸਿੰਗ ਦੀ ਲੋੜ.....	06
1.7	ਦੁੱਧ ਦੀ ਰਚਨਾ	07
1.8	ਦੁੱਧ ਦਾ ਪੌਸ਼ਟਿਕ ਮੁੱਲ.....	08

ਅਧਿਆਇ - 2: ਪ੍ਰੋਸੈਸਿੰਗ ਅਤੇ ਮਸ਼ੀਨਰੀ

2.1	ਜਾਣ-ਪਛਾਣ	09
2.2	ਭਾਰਤ ਵਿੱਚ ਦਹੀ ਉਦਯੋਗ ਦੀ ਮੌਜੂਦਾ ਸਥਿਤੀ.....	09
2.3	ਦਹੀ ਦੇ ਰਚਨਾਤਮਕ ਮਾਪਦੰਡ	10
2.4	ਦਹੀ ਦੀ ਪ੍ਰੋਸੈਸਿੰਗ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਸੂਚੀ.....	10
2.5	ਦਹੀ ਪ੍ਰੋਸੈਸਿੰਗ ਫਲੇ ਚਾਰਟ (ਰਵਾਇਤੀ ਵਿਧੀ)	11
2.6	ਦਹੀ ਪ੍ਰੋਸੈਸਿੰਗ ਫਲੇ ਚਾਰਟ (ਉਦਯੋਗਿਕ ਢੰਗ)	11
2.7	ਦਹੀ ਦੇ ਨਿਰਮਾਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (SOP's).....	12
2.8	ਦਹੀ ਵਿੱਚ ਆਮ ਨੁਕਸ	13

ਅਧਿਆਇ - 3: ਪੈਕਿੰਗ

3.1	ਦਹੀ ਲਈ ਪੈਕਿੰਗ ਸਮੱਗਰੀ.....	11
-----	---------------------------	----

ਅਧਿਆਇ - 4: ਭੋਜਨ ਸੁਰੱਖਿਆ ਨਿਯਮ ਅਤੇ ਮਿਆਰ

4.1	ਰਜਿਸਟਰੇਸ਼ਨ ਅਤੇ ਲਾਇਸੈਂਸਿੰਗ.....	19
-----	--------------------------------	----

4.2 ਸਫਾਈ, ਸੈਨੇਟਰੀ ਅਤੇ ਚੰਗੇ ਨਿਰਮਾਣ ਅਭਿਆਸ (GMP).....	20
4.3 ਪੈਕੇਜਿੰਗ ਅਤੇ ਲੇਬਲਿੰਗ.....	25
4.4 ਪੈਕਿੰਗ ਸਮੱਗਰੀ ਦੀ ਕੋਡਿੰਗ ਅਤੇ ਲੇਬਲਿੰਗ.....	27
4.5 ਲੇਬਲਿੰਗ ਲੋੜ ਤੋਂ ਛੋਟ.....	27
4.6 ਨਿਰਮਾਣ ਜਾਂ ਪੈਕਿੰਗ ਦੀ ਮਿਤੀ.....	28
4.7 ਦਸਤਾਵੇਜ਼ ਅਤੇ ਰਿਕਾਰਡ ਰੱਖਣਾ.....	30
4.8 ਰਿਕਾਰਡ ਕਿਵੇਂ ਰੱਖਣਾ ਹੈ.....	31

ਅਧਿਆਇ - 5: ਸਫਾਈ, ਸੀਆਈਪੀ ਅਤੇ ਗੰਦੇ ਪਾਣੀ ਦਾ ਇਲਾਜ

5.1 ਟੈਂਕਰ ਧੋਣਾ.....	33
5.2 ਕਰੇਟ ਧੋਣਾ.....	33
5.3 ਕੱਚੇ ਦੁੱਧ ਦੀਆਂ ਟੈਂਕੀਆਂ/ਮਲਟੀਪਰਪਜ਼ ਵੈਟ ਆਦਿ ਦਾ CIP.....	33
5.4 ਐਫਲੂਅੰਟ ਟਰੀਟਮੈਂਟ ਪਲਾਂਟ.....	34
5.5 ਪਲਾਂਟ ਦੀ ਕਾਰਗੁਜ਼ਾਰੀ ਅਤੇ ਨਿਗਰਾਨੀ.....	35
5.6 ਵਾਤਾਵਰਣ ਪ੍ਰਬੰਧਨ ਪ੍ਰਣਾਲੀ: ਲਾਗੂ ਕਰਨਾ ਅਤੇ ਸੰਚਾਲਨ.....	37

ਅਧਿਆਇ - 1

ਕੱਚਾ ਮਾਲ

1.1 ਜਾਣ-ਪਛਾਣ

ਦੁੱਧ, ਮਾਦਾ ਬਣਯਾਰੀ ਜੀਵਾਂ ਦੀਆਂ ਬਣਯਾਰੀ ਗੁੰਝੀਆਂ ਦੁਆਰਾ ਪੈਦਾ ਹੋਇਆ ਤਰਲ ਹੈ, ਜੋ ਕਿ ਮਾਦਾ ਆਪਣੇ ਬੱਚਿਆਂ ਨੂੰ ਜਨਮ ਤੋਂ ਤੁਰੰਤ ਬਾਅਦ ਸ਼ੁਰੂ ਹੋਣ ਵਾਲੇ ਸਮੇਂ ਲਈ ਪੋਸ਼ਣ ਦੇਣ ਲਈ ਦਿੰਦੀ ਹੈ। ਪਾਲਤੂ ਜਾਨਵਰਾਂ ਦਾ ਦੁੱਧ ਮਨੁੱਖਾਂ ਲਈ ਇੱਕ ਮਹੱਤਵਪੂਰਨ ਭੋਜਨ ਸਰੋਤ ਵੀ ਹੈ, ਜਾਂ ਤਾਂ ਇੱਕ ਤਾਜ਼ੇ ਤਰਲ ਦੇ ਰੂਪ ਵਿੱਚ ਜਾਂ ਕਈ ਡੇਅਰੀ ਉਤਪਾਦਾਂ ਜਿਵੇਂ ਕਿ ਮੱਖਣ ਅਤੇ ਪਨੀਰ (<https://www.britannica.com>). ਦੁੱਧ ਇੱਕ ਪੋਸ਼ਟਿਕ ਵਿਕਲਪ ਹੈ ਕਿਉਂਕਿ ਇਹ ਸਾਡੇ ਸਰੀਰ ਨੂੰ ਲੋੜੀਂਦੇ ਨੌਂ ਜ਼ਰੂਰੀ ਪੋਸ਼ਟਿਕ ਤੱਤ ਪ੍ਰਦਾਨ ਕਰਦਾ ਹੈ। ਦੁੱਧ ਵਿੱਚ ਉੱਚ ਗੁਣਵੱਤਾ ਵਾਲੇ ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ D ਅਤੇ ਹੋਰ ਬਹੁਤ ਸਾਰੇ ਜ਼ਰੂਰੀ ਪੋਸ਼ਟਿਕ ਤੱਤ ਹੁੰਦੇ ਹਨ। ਇਹ ਪੋਸ਼ਟਿਕ ਤੱਤ ਸਾਡੇ ਸਰੀਰ ਨੂੰ ਸਹੀ ਢੰਗ ਨਾਲ ਕੰਮ ਕਰਨ ਵਿੱਚ ਮਦਦ ਕਰਦੇ ਹਨ। ਉਦਾਹਰਨ ਲਈ: ਪ੍ਰੋਟੀਨ ਮਾਸਪੇਸ਼ੀ ਟਿਸ਼ੂ ਬਣਾਉਣ ਅਤੇ ਮੁਰੰਮਤ ਕਰਨ ਵਿੱਚ ਮਦਦ ਕਰਦਾ ਹੈ ਕੈਲਸ਼ੀਅਮ ਅਤੇ ਵਿਟਾਮਿਨ ਡੀ ਮਜ਼ਬੂਤ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਬਣਾਉਣ ਅਤੇ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ ਦੁੱਧ ਵਿੱਚ ਬੀ ਵਿਟਾਮਿਨ ਵੀ ਹੁੰਦੇ ਹਨ, ਜੋ ਤੁਹਾਡੇ ਸਰੀਰ ਨੂੰ ਭੋਜਨ ਨੂੰ ਊਰਜਾ ਵਿੱਚ ਬਦਲਣ ਵਿੱਚ ਮਦਦ ਕਰ ਸਕਦਾ ਹੈ।

1.2 ਭਾਰਤ ਵਿੱਚ ਡੇਅਰੀ ਉਦਯੋਗ

ਭਾਰਤ ਵਿਸ਼ਵ ਵਿੱਚ ਦੁੱਧ ਉਤਪਾਦਕ ਦੇਸ਼ ਵਿੱਚ ਮੋਹਰੀ ਹੈ, ਜੋ ਕਿ ਗਲੋਬਲ ਮਾਰਕੀਟ ਹਿੱਸੇਦਾਰੀ ਦਾ 19 ਪ੍ਰਤੀਸ਼ਤ ਹੈ ਅਤੇ FY 2018 - 2023 ਦੇ ਵਿਚਕਾਰ 14.8% ਦੀ ਮਿਸ਼ਰਿਤ ਸਾਲਾਨਾ ਵਿਕਾਸ ਦਰ (CAGR) ਨਾਲ ਵਧਣ ਦੀ

ਉਮੀਦ ਹੈ। ਵਿੱਤੀ ਸਾਲ 2019 ਦੇ ਅਨੁਸਾਰ, ਭਾਰਤ ਵਿੱਚ ਦੁੱਧ ਦਾ ਉਤਪਾਦਨ ਲਗਭਗ 187 ਮਿਲੀਅਨ ਮੀਟ੍ਰਿਕ ਟਨ ਦੀ ਰਕਮ ਹੈ। ਵਿੱਤੀ ਸਾਲ - 2018 ਦੇ ਅਨੁਸਾਰ, ਭਾਰਤੀ ਡੇਅਰੀ ਅਤੇ ਦੁੱਧ ਦੀ ਪ੍ਰੋਸੈਸਿੰਗ ਮਾਰਕੀਟ ਦਾ ਲਗਭਗ 81% ਅਸੰਗਠਿਤ ਖੇਤਰ ਦੇ ਅਧੀਨ ਆਉਂਦਾ ਹੈ, ਜਿੱਥੇ ਦੁੱਧ ਨੂੰ ਗੈਰ-ਸਵੱਛ ਬੁਨਿਆਦੀ ਢਾਂਚੇ ਵਿੱਚ ਪ੍ਰੋਸੈਸ ਕੀਤਾ ਜਾਂਦਾ ਹੈ, ਜੋ ਦੁੱਧ ਅਤੇ ਦੁੱਧ-ਅਧਾਰਿਤ ਉਤਪਾਦਾਂ ਦੀ ਸਮੁੱਚੀ ਗੁਣਵੱਤਾ ਨੂੰ ਪ੍ਰਭਾਵਿਤ ਕਰਦਾ ਹੈ। ਖੇਤੀ ਪੱਧਰ 'ਤੇ ਤਰਲ ਦੁੱਧ ਦੀ ਖਪਤ ਦੇ ਪੈਟਰਨ ਅਤੇ ਪ੍ਰੋਸੈਸਿੰਗ ਲਈ ਘੱਟ ਬੁਨਿਆਦੀ ਢਾਂਚਾ ਦੁੱਧ ਦੇ ਘੱਟ ਮੁੱਲ ਵਾਧੇ ਦਾ ਮੁੱਖ ਕਾਰਨ ਹੈ। ਵੈਲਯੂ ਐਡਿਡ ਉਤਪਾਦਾਂ ਖਾਸ ਕਰਕੇ ਰਵਾਇਤੀ ਡੇਅਰੀ ਉਤਪਾਦਾਂ ਦੀ ਮੰਗ ਦਿਨੋ-ਦਿਨ ਵੱਧ ਰਹੀ ਹੈ ਅਤੇ ਦੇਸ਼ ਦਾ ਡੇਅਰੀ ਉਦਯੋਗ ਮੌਜੂਦਾ ਮੰਗ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਭਾਰਤ ਦੇ ਮੁੱਖ ਦੁੱਧ ਉਤਪਾਦਕ ਰਾਜ ਹਨ। ਉੱਤਰ ਪ੍ਰਦੇਸ਼ ਸਭ ਤੋਂ ਵੱਡਾ ਦੁੱਧ ਉਤਪਾਦਕ ਰਾਜ ਹੈ, ਕਿਉਂਕਿ ਇੱਥੇ ਸਭ ਤੋਂ ਵੱਧ ਮੱਝਾਂ ਦੀ ਆਬਾਦੀ ਹੈ ਅਤੇ ਦੇਸ਼ ਵਿੱਚ ਦੂਜੇ ਸਭ ਤੋਂ ਵੱਧ ਪਸ਼ੂਆਂ ਦੀ ਆਬਾਦੀ ਹੈ। ਇਸ ਰਾਜ ਵਿੱਚ ਜ਼ਿਆਦਾਤਰ ਪੇਂਡੂ ਆਬਾਦੀ ਪਸ਼ੂ ਪਾਲਣ ਅਤੇ ਡੇਅਰੀ ਫਾਰਮਿੰਗ ਵਿੱਚ ਰੁੱਝੀ ਹੋਈ ਹੈ। ਗੁਜਰਾਤ ਵਿੱਚ ਕਈ ਸਹਿਕਾਰੀ ਡੇਅਰੀ ਯੂਨੀਅਨਾਂ, ਦੁੱਧ ਸਹਿਕਾਰੀ ਸਭਾਵਾਂ ਅਤੇ ਨਿੱਜੀ ਡੇਅਰੀ ਪਲਾਂਟ ਹਨ, ਜੋ ਰਾਜ ਵਿੱਚ ਦੁੱਧ ਅਤੇ ਦੁੱਧ-ਅਧਾਰਤ ਉਤਪਾਦਾਂ ਦੇ ਉਤਪਾਦਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

1.3 ਵੈਲਯੂ-ਐਡਿਡ ਉਤਪਾਦ ਬਾਰੇ ਜਾਣਕਾਰੀ

ਪ੍ਰੋਸੈਸਡ ਤਰਲ ਦੁੱਧ ਤੋਂ ਇਲਾਵਾ, ਭਾਰਤੀ ਡੇਅਰੀ ਅਤੇ ਦੁੱਧ ਪ੍ਰੋਸੈਸਿੰਗ ਉਦਯੋਗ ਕਈ ਮੁੱਲ-ਵਰਧਿਤ ਉਤਪਾਦਾਂ ਜਿਵੇਂ ਕਿ ਮੱਖਣ, ਦਹੀਂ, ਪਨੀਰ, ਘਿਓ, ਢ੍ਰੀ, ਫਲੇਵਰਡ ਦੁੱਧ, ਅਤਿ-ਉੱਚ ਤਾਪਮਾਨ (UHT) ਦੁੱਧ, ਪਨੀਰ, ਦਹੀਂ, ਡੇਅਰੀ ਵਾਈਟਨਰ ਅਤੇ ਦੁੱਧ ਦਾ ਪਾਊਡਰ ਤੋਂ ਮਾਲੀਆ ਪੈਦਾ ਕਰਦਾ ਹੈ। ਵਿੱਤੀ ਸਾਲ 2016 - 2020 ਦੇ ਦੌਰਾਨ, ਡੇਅਰੀ ਸਮੱਗਰੀ ਦੇ ਬਾਜ਼ਾਰ ਦਾ ਆਕਾਰ ਲਗਭਗ 14% ਵਧਣ ਦੀ ਉਮੀਦ ਹੈ।

1.4 ਨਿਰਯਾਤ-ਆਯਾਤ ਦੇ ਮੌਕੇ


ਭਾਰਤ ਤੋਂ ਡੇਅਰੀ ਉਤਪਾਦਾਂ ਦਾ ਨਿਰਯਾਤ ਭੂਟਾਨ, ਅਫਗਾਨਿਸਤਾਨ, ਕੈਨੇਡਾ, ਮਿਸਰ ਅਤੇ UAE ਵਰਗੇ ਦੇਸ਼ਾਂ ਨੂੰ ਵਧਿਆ ਹੈ। ਭਾਰਤ ਨੇ ਫਰਾਂਸ, ਨਿਊਜ਼ੀਲੈਂਡ, ਆਇਰਲੈਂਡ, ਫਰਾਂਸ, ਯੂਕਰੇਨ ਅਤੇ ਇਟਲੀ ਵਰਗੇ ਦੇਸ਼ਾਂ ਤੋਂ ਵੀ ਕਾਫੀ ਗਿਣਤੀ ਵਿੱਚ ਡੇਅਰੀ ਉਤਪਾਦ ਦਰਾਮਦ ਕੀਤੇ ਹਨ।

1.5 ਮਾਰਕੀਟ ਦੇ ਵਾਧੇ ਲਈ ਮੁੱਖ ਰੁਕਾਵਟਾਂ

ਦੁਧਾਰੂ ਪਸ਼ੂਆਂ ਦਾ ਮਹੱਤਵਪੂਰਨ ਪਸ਼ੂ ਧਨ ਹੋਣ ਦੇ ਬਾਵਜੂਦ, ਭਾਰਤ ਵਿੱਚ ਚੰਗੀ ਪ੍ਰੋਸੈਸਿੰਗ ਸਹੂਲਤ ਅਤੇ ਕੋਲਡ ਸਟੋਰਾਂ ਦੀ ਉਪਲਬਧਤਾ ਦੀ ਘਾਟ ਹੈ ਜਿਸ ਦੇ ਨਤੀਜੇ ਵਜੋਂ ਡੇਅਰੀ ਉਤਪਾਦਨ ਦੀ ਬਰਬਾਦੀ ਹੁੰਦੀ ਹੈ। ਢੁਕਵੀਂ ਸਟੋਰੇਜ ਸਹੂਲਤਾਂ ਦੀ ਘਾਟ ਅਤੇ ਅਕੁਸ਼ਲ ਵੰਡ ਚੈਨਲ ਭਾਰਤੀ ਡੇਅਰੀ ਅਤੇ ਦੁੱਧ ਪ੍ਰੋਸੈਸਿੰਗ ਉਦਯੋਗ ਦੇ ਵਿਕਾਸ ਵਿੱਚ ਰੁਕਾਵਟ ਪਾ ਰਹੇ ਹਨ।

ਸਹੀ ਪਸ਼ੂ ਪਾਲਣ ਅਤੇ ਦੁੱਧ ਉਤਪਾਦਨ ਲਈ ਫੀਡ ਅਤੇ ਚਾਰੇ ਦੀ ਲੋੜੀਂਦੀ ਮਾਤਰਾ ਅਤੇ ਚੰਗੀ ਗੁਣਵੱਤਾ ਦੀ ਲੋੜ ਹੁੰਦੀ ਹੈ। ਗਲਤ ਸੇਕੇ ਅਤੇ ਹੜ੍ਹ ਪ੍ਰਬੰਧਨ ਭਾਰਤ ਵਿੱਚ ਚਾਰੇ ਦੇ ਉਤਪਾਦਨ ਨੂੰ ਪ੍ਰਭਾਵਿਤ ਕਰਦੇ ਹਨ। ਫਾਈਬਰ ਬੋਰਡ, ਕਾਗਜ਼, ਅਤੇ ਤਰਲ ਬੀਧਨ ਦੇ ਉਤਪਾਦਕਾਂ ਦੁਆਰਾ ਖੇਤੀਬਾੜੀ ਫਸਲਾਂ ਦੀ ਰਹਿੰਦ-ਖੂੰਹਦ ਦੀ ਉੱਚ ਵਰਤੋਂ ਦੇ ਕਾਰਨ, ਦੁਧਾਰੂ ਪਸ਼ੂਆਂ ਲਈ ਸਹੀ ਫੀਡ ਅਤੇ ਚਾਰੇ ਦੀ ਘਾਟ, ਡੇਅਰੀ ਉਤਪਾਦਨ ਅਤੇ ਦੁੱਧ ਦੀ ਪ੍ਰੋਸੈਸਿੰਗ ਲਈ ਇਸਦੀ ਉਪਲਬਧਤਾ ਨੂੰ ਪ੍ਰਭਾਵਿਤ ਕਰਦੀ ਹੈ।

ਭਾਰਤ ਵਿੱਚ
ਮਾਰਕੀਟਿੰਗ ਚੈਨਲ



ਡੇਅਰੀ

Reference: FAO

1.6 ਦੁੱਧ ਦੀ ਪ੍ਰੋਸੈਸਿੰਗ ਦੀ ਲੋੜ

ਦੁੱਧ ਨੂੰ ਮੁੱਖ ਤੌਰ 'ਤੇ ਇਸਦੇ ਉੱਚ ਪੌਸ਼ਟਿਕ ਮੁੱਲ ਦੇ ਕਾਰਨ ਪੌਸ਼ਟਿਕ ਭੋਜਨ ਮੰਨਿਆ ਜਾਂਦਾ ਹੈ। ਇਸ 'ਤੇ ਕਾਰਵਾਈ ਕੀਤੀ ਜਾਣੀ ਹੈ;


- ਸ਼ੈਲਫ ਲਾਈਫ ਵਧਾਓ, ਕਿਉਂਕਿ ਇਹ ਬਹੁਤ ਨਾਸ਼ਵਾਨ ਹੈ।

- ਚੰਗੀ ਸਿਹਤ ਲਈ ਪੇਡਾ, ਦਹੀਂ, ਪਨੀਰ, ਪਨੀਰ, ਮੱਖਣ, ਘਿਓ, AMF, ਫਲੇਵਰਡ ਦੁੱਧ, ਪਨੀਰ, ਅਤੇ ਦਹੀਂ, ਡੇਅਰੀ ਵਾਈਟਨਰ, ਮਿਲਕ ਪਾਊਡਰ ਆਦਿ ਅਤੇ ਹੋਰ ਬਹੁਤ ਸਾਰੇ ਡੇਅਰੀ ਅਧਾਰਤ ਉਤਪਾਦ ਤਿਆਰ ਕਰੇ।
- ਇਸ ਤੋਂ ਵਪਾਰ ਕਰੋ, ਰੁਜ਼ਗਾਰ ਦੇ ਮੌਕੇ ਪੈਦਾ ਕਰੋ, ਨਤੀਜੇ ਵਜੋਂ ਵਿੱਤੀ ਤੌਰ 'ਤੇ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕਰੋ।

1.7 ਦੁੱਧ ਦੀ ਰਚਨਾ

ਦੁੱਧ ਦੀ ਰਚਨਾ ਨਸਲਾਂ, ਨਸਲ (ਹੋਲਸਟਾਈਨ, ਜਰਸੀ), ਫੀਡ, ਅਤੇ ਦੁੱਧ ਚੁੰਘਾਉਣ ਦੇ ਪੜਾਅ ਦੇ ਨਾਲ ਬਦਲਦੀ ਹੈ। FSSAI ਦੇ ਅਨੁਸਾਰ, “ਦੁੱਧ ਇੱਕ ਪੂਰਾ, ਤਾਜ਼ਾ, ਸਾਫ਼ ਲੈਕਟੇਲ ਦਾ ਸਿਕ੍ਰਿਸ਼ਨ ਹੁੰਦਾ ਹੈ ਜੋ ਇੱਕ ਜਾਂ ਇੱਕ ਤੋਂ ਵੱਧ ਸਿਹਤਮੰਦ ਦੁਧਾਰੂ ਜਾਨਵਰਾਂ ਦੇ ਦੁੱਧ ਚੁੰਘਾਉਣ ਦੁਆਰਾ ਪ੍ਰਾਪਤ ਕੀਤਾ ਜਾਂਦਾ ਹੈ, ਇਸ ਨੂੰ ਛੱਡ ਕੇ ਜੋ ਵੱਛੇ ਬਣਨ ਤੋਂ 15 ਦਿਨਾਂ ਪਹਿਲਾਂ ਜਾਂ 5 ਦਿਨਾਂ ਬਾਅਦ ਪ੍ਰਾਪਤ ਹੁੰਦਾ ਹੈ। ਬਾਜ਼ਾਰ ਦੇ ਦੁੱਧ ਵਿੱਚ ਦੁੱਧ ਦੀ ਚਰਬੀ ਅਤੇ SNF (ਸੋਲਿਡ ਨਾਟ ਫੈਟ) ਦੀ ਪੂਰਵ-ਨਿਰਧਾਰਤ ਪ੍ਰਤੀਸ਼ਤ ਹੋਣੀ ਚਾਹੀਦੀ ਹੈ।”

ਵੱਖ-ਵੱਖ ਸ਼੍ਰੇਣੀਆਂ ਅਤੇ ਕਿਸਮਾਂ ਦੇ ਦੁੱਧ ਨੂੰ FSSAI ਦੁਆਰਾ ਨਿਰਧਾਰਤ ਮਾਪਦੰਡਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ। ਮਿਕਸਡ ਦੁੱਧ ਦਾ ਮਤਲਬ ਹੈ ਗਾਂ ਅਤੇ ਮੱਝ ਜਾਂ ਕਿਸੇ ਹੋਰ ਦੁਧਾਰੂ ਜਾਨਵਰ ਦੇ ਦੁੱਧ ਦਾ ਸੁਮੇਲ। ਸੁਮੇਲ ਵੀ FSSAI ਮਾਪਦੰਡਾਂ ਦੇ ਬਰਾਬਰ ਹੋਣਾ ਚਾਹੀਦਾ ਹੈ।



1.8 ਦੁੱਧ ਦਾ ਪੋਸ਼ਟਿਕ ਮੁੱਲ

ਸਾਰਣੀ: ਦੁੱਧ ਦੇ ਪੋਸ਼ਟਿਕ ਮੁੱਲ

ਪੋਸ਼ਣ ਸੰਬੰਧੀ ਕਾਰਕ	ਵਰਣਨ	ਊਰਜਾ ਮੁੱਲ
ਪ੍ਰੋਟੀਨ	ਦੁੱਧ ਪ੍ਰੋਟੀਨ ਕੈਸੀਨ ਹੈ, ਇੱਕ ਉੱਚ-ਗੁਣਵੱਤਾ ਪ੍ਰੋਟੀਨ. ਦੁੱਧ ਵਿੱਚ ਸਾਰੇ ਜ਼ਰੂਰੀ ਅਮੀਨੋ ਐਸਿਡ ਮੌਜੂਦ ਹੁੰਦੇ ਹਨ।	4.1 kCal/g
ਖਣਿਜ	ਦੁੱਧ ਵਿੱਚ ਫਾਸਫੋਰਸ ਅਤੇ ਕੈਲਸ਼ੀਅਮ ਸ਼ਾਮਲ ਹਨ।	
ਵਿਟਾਮਿਨ	ਦੁੱਧ ਵਿਟਾਮਿਨ ਏ, ਡੀ, ਥਿਆਮੀਨ ਅਤੇ ਰਿਬੋਫਲੇਵਿਨ ਸ਼ਾਮਲ ਹਨ।	
ਚਰਬੀ	ਦੁੱਧ ਦੀ ਚਰਬੀ ਚੰਗੇ ਸੁਆਦ ਅਤੇ ਭੌਤਿਕ ਗੁਣਾਂ ਲਈ ਜ਼ਿੰਮੇਵਾਰ ਹੈ। ਗਾਂ ਦੇ ਦੁੱਧ ਵਿੱਚ ਚਰਬੀ ਦੀ ਮਾਤਰਾ ਆਮ ਤੌਰ 'ਤੇ 3.5 ਤੋਂ 4.5% ਤੱਕ ਹੁੰਦੀ ਹੈ।	9.3 kCal/g
ਲੈਕਟੋਜ਼	ਲੈਕਟੋਜ਼ ਸ਼ੂਗਰ ਦਾ ਹਿੱਸਾ ਹੈ ਦੁੱਧ ਅਤੇ ਇਹ ਊਰਜਾ ਦੀ ਸਪਲਾਈ ਕਰਦਾ ਹੈ।	4.1 kCal/g

ਅਧਿਆਇ - 2

ਪ੍ਰੋਸੈਸਿੰਗ ਅਤੇ ਮਸ਼ੀਨਰੀ

2.1 ਜਾਣ-ਪਛਾਣ

ਦਹੀ ਭਾਰਤੀ ਉਪ-ਮਹਾਂਦੀਪ ਵਿੱਚ ਉਪਜਿਆ ਇੱਕ ਸੈਂਟ-ਕਿਸਮ ਦਾ ਖਮੀਰ ਵਾਲਾ ਡੇਅਰੀ ਉਤਪਾਦ ਹੈ। ਦਹੀ ਪ੍ਰਾਚੀਨ ਸਮੇਂ ਤੋਂ ਮਸ਼ਹੂਰ ਉਤਪਾਦ ਹੈ ਅਤੇ ਮਿਸਤੀ ਦਹੀ ਪੂਰਬੀ ਖੇਤਰ ਵਿੱਚ ਪ੍ਰਸਿੱਧ ਹੈ। ਖਮੀਰ ਵਾਲੇ ਦੁੱਧ ਉਤਪਾਦਾਂ ਦੀ ਖਪਤ ਕਈ ਕਿਸਮਾਂ ਦੇ ਮਨੁੱਖੀ ਸਿਹਤ ਲਾਭਾਂ ਨਾਲ ਜੁੜੀ ਹੋਈ ਹੈ ਕਿਉਂਕਿ ਉਹਨਾਂ ਵਿੱਚ ਲੈਕਟਿਕ ਐਸਿਡ ਬੈਕਟੀਰੀਆ ਦੀ ਸਮਗਰੀ ਹੈ।

ਦਹੀ ਵਿੱਚ ਕੀਮਤੀ ਉਪਚਾਰਕ ਗੁਣ ਹਨ ਅਤੇ ਗੈਸਟਰੋਇੰਟੇਸਟਾਈਨਲ ਵਿਕਾਰ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਪ੍ਰੋਬਾਇਓਟਿਕ ਬੈਕਟੀਰੀਆ ਨਾਲ ਜੋੜਿਆ ਗਿਆ ਦਹੀ ਇਸ ਦੇ ਸਿਹਤ ਲਾਭਾਂ ਨੂੰ ਵਧਾਉਂਦਾ ਹੈ ਜਿਵੇਂ ਕਿ ਇਮਿਊਨ ਵਧਾਉਣਾ, ਬਲੱਡ ਪ੍ਰੈਸ਼ਰ ਘਟਾਉਣਾ, ਐਂਟੀਐਥਰੋਜਨਿਕ ਪ੍ਰਭਾਵ, ਐਂਟੀਡਾਇਬੀਟਿਕ ਪ੍ਰਭਾਵ, ਐਂਟੀਕਾਰਸੀਨੋਜਨਿਕ ਪ੍ਰਭਾਵ, ਐਂਟੀਆਕਸੀਡੇਟਿਵ ਪ੍ਰਭਾਵ ਅਤੇ ਗੈਸਟਰੋਇੰਟੇਸਟਾਈਨਲ ਵਿਕਾਰ ਦਾ ਇਲਾਜ।

ਗੁਣ	FSSR (2011)	ਬੀ.ਆਈ.ਐਸ
ਐਸਿਡਿਟੀ % ਲੈਕਟਿਕ ਐਸਿਡ	-	0.6 - 0.8
ਪਲੇਟ ਦੀ ਕੁੱਲ ਗਿਣਤੀ	1000000/g ਤੋਂ ਵੱਧ ਨਹੀਂ	-
ਕੋਲੀਫਾਰਮ ਦੀ ਗਿਣਤੀ	10 ਪ੍ਰਤੀ ਗ੍ਰਾਮ ਅਧਿਕਤਮ	10 ਪ੍ਰਤੀ ਗ੍ਰਾਮ ਅਧਿਕਤਮ
ਐਸਚੇਰੇਚੀਆ ਕੋਲੀ	1 g ਵਿੱਚ ਗੈਰਹਾਜ਼ਰ	-
ਸਾਲਮੋਨੇਲਾ	25g ਵਿੱਚ ਗੈਰਹਾਜ਼ਰ	-
ਸ਼ਿਗੇਲਾ	25g ਵਿੱਚ ਗੈਰਹਾਜ਼ਰ	-
ਸਟੈਫੀਲੋਕੋਕਸ ਐਰੀਅਸ	100/g ਤੋਂ ਵੱਧ ਨਹੀਂ	-
ਖਮੀਰ ਅਤੇ ਉੱਲੀ	100 ਪ੍ਰਤੀ ਗ੍ਰਾਮ ਅਧਿਕਤਮ	100 ਪ੍ਰਤੀ ਗ੍ਰਾਮ ਅਧਿਕਤਮ
ਐਨਾਇਰੋਬਿਕ ਸਪੋਰ	1g ਵਿੱਚ ਗੈਰਹਾਜ਼ਰ	-
ਲਿਸਟੀਰੀਆ	1g ਵਿੱਚ ਗੈਰਹਾਜ਼ਰ	-

ਮੈਨੇਜਮੈਂਟ ਟੈਸਟ		
ਫਾਸਟ ਟੈਸਟ	-	ਨਕਾਰਾਤਮਕ
ਹੋਰ ਲੋੜਾਂ	ਇਸ ਵਿੱਚ ਚਰਬੀ ਅਤੇ SNF ਦੀ ਉਹੀ ਘੱਟੋ-ਘੱਟ ਪ੍ਰਤੀਸ਼ਤਤਾ ਹੋਣੀ ਚਾਹੀਦੀ ਹੈ ਜਿੰਨਾ ਦੁੱਧ ਤੋਂ ਇਹ ਤਿਆਰ ਕੀਤਾ ਜਾਂਦਾ ਹੈ। ਜੇਕਰ ਕੋਈ ਮਾਪਦੰਡ ਘੋਸ਼ਿਤ ਨਹੀਂ ਕੀਤੇ ਗਏ ਹਨ ਤਾਂ ਮੱਝ ਦੇ ਦੁੱਧ ਤੋਂ ਦਹੀਂ ਲਈ ਨਿਰਧਾਰਤ ਮਾਪਦੰਡ ਲਾਗੂ ਹੋਣਗੇ	ਦਹੀ ਦੁੱਧ ਦੀ ਚਰਬੀ ਅਤੇ MSNF ਦੀਆਂ ਲੋੜਾਂ ਨੂੰ ਪੂਰਾ ਕਰੇਗੀ, ਜਿਵੇਂ ਕਿ FSSR, 2011 ਵਿੱਚ ਨਿਰਧਾਰਤ ਕੀਤਾ ਗਿਆ ਹੈ

2.2 ਭਾਰਤ ਵਿੱਚ ਦਹੀ ਉਦਯੋਗ ਦੀ ਮੌਜੂਦਾ ਸਥਿਤੀ

ਭਾਰਤ ਵਿੱਚ ਪੈਦਾ ਹੋਏ ਕੁੱਲ ਦੁੱਧ ਦਾ ਲਗਭਗ 9% ਖਮੀਰ ਵਾਲੇ ਦੁੱਧ ਉਤਪਾਦਾਂ ਵਿੱਚ ਬਦਲਿਆ ਜਾਂਦਾ ਹੈ।

ਦਹੀ ਭਾਰਤ ਵਿੱਚ ਪੈਦਾ ਹੋਣ ਵਾਲੇ ਕੁਲ ਸੰਸਕ੍ਰਿਤ ਦੁੱਧ ਉਤਪਾਦਾਂ ਦਾ ਲਗਭਗ 90% ਹੈ (ਸੰਗਠਿਤ ਅਤੇ ਅਸੰਗਠਿਤ ਦੋਵੇਂ ਖੇਤਰਾਂ ਸਮੇਤ)। ਸਥਾਨਕ ਕਨਫੈਕਸ਼ਨਰ ਤੋਂ ਇਲਾਵਾ, ਸਾਰੀਆਂ ਦੁੱਧ ਸਹਿਕਾਰੀ ਅਤੇ ਨਿੱਜੀ ਡੇਅਰੀਆਂ ਦਹੀਂ ਅਤੇ ਦਹੀ ਆਧਾਰਿਤ ਉਤਪਾਦਾਂ ਦਾ ਉਤਪਾਦਨ ਅਤੇ ਮੰਡੀਕਰਨ ਕਰ ਰਹੀਆਂ ਹਨ। ਪ੍ਰੋਬਾਇਓਟਿਕ ਦਹੀ ਇੱਕ ਨਿਯਮਤ ਦਹੀ ਹੈ ਜਿਸ ਵਿੱਚ ਵਿਲੱਖਣ ਪ੍ਰੋਬਾਇਓਟਿਕ ਕਲਚਰ ਜਿਵੇਂ ਕਿ ਲੈਕਟੋਬੈਕਟੀਰੀਆ ਐਸਿਡੋਫਿਲਸ ਜਾਂ ਬਿਫਿਡੋਬੈਕਟੀਰੀਆਮ ਬਿਫਿਡਮ ਦੇ ਵਾਧੂ ਫਾਇਦੇ ਹਨ। "ਇੰਡੀਆ ਪ੍ਰੋਬਾਇਓਟਿਕਸ ਮਾਰਕੀਟ - 2020 ਤੋਂ 2025 ਤੱਕ ਦੀ ਭਵਿੱਖਬਾਣੀ" ਸਿਰਲੇਖ ਨਾਲ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਭਾਰਤ ਪ੍ਰੋਬਾਇਓਟਿਕਸ ਮਾਰਕੀਟ ਵਿੱਚ ਪੂਰਵ ਅਨੁਮਾਨ ਅਵਧੀ ਦੇ ਮੁਕਾਬਲੇ 13.56% ਦੀ ਮਿਸ਼ਰਤ ਸਾਲਾਨਾ ਵਿਕਾਸ ਦਰ ਨਾਲ ਵਧਣ ਦੀ ਉਮੀਦ ਹੈ, ਜੋ ਕਿ 2019 ਵਿੱਚ US\$448.456 ਮਿਲੀਅਨ ਤੋਂ 2025 ਵਿੱਚ US\$961.856 ਮਿਲੀਅਨ ਦੇ ਮਾਰਕੀਟ ਆਕਾਰ ਤੱਕ ਪਹੁੰਚ ਜਾਵੇਗੀ।

2.3 ਦਹੀ ਦੇ ਰਚਨਾਤਮਕ ਮਾਪਦੰਡ

ਉਤਪਾਦ ਹੇਠਾਂ ਦਿੱਤੀ ਸਾਰਣੀ ਵਿੱਚ ਪ੍ਰਦਾਨ ਕੀਤੀਆਂ ਰਚਨਾਤਮਕ ਵਿਸ਼ੇਸ਼ਤਾਵਾਂ ਦੇ ਅਨੁਕੂਲ ਹੋਵੇਗਾ:


ਕੰਪੋਨੈਂਟਸ	ਪੂਰਾ ਦੁੱਧ ਦਹੀ (%)	ਸਕਿਮ ਦੁੱਧ ਦਹੀ (%)
ਪਾਣੀ	85-88	90-91
ਚਰਬੀ	5 – 8	0.05 - 0.1
ਪ੍ਰੋਟੀਨ	3.2-3.4	3.3-3.5
ਲੈਕਟੋਜ਼	4.6-5.2	4.7-5.3
ਲੈਕਟਿਕ ਐਸਿਡ	0.5-1.1	0.5-1.1
ਐਸ਼	0.7-0.75	0.7-0.75


2.4 ਦਹੀ ਦੀ ਪ੍ਰੋਸੈਸਿੰਗ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ ਦੀ ਸੂਚੀ:

ਉਪਕਰਣਾਂ ਦੀ ਚੋਣ ਪੂਰੀ ਤਰ੍ਹਾਂ ਉਤਪਾਦਨ ਦੇ ਪੈਮਾਨੇ, ਅੰਤਮ ਉਤਪਾਦ ਸਟੋਰੇਜ ਸਮਰੱਥਾ ਅਤੇ ਅੰਤਮ ਉਤਪਾਦ ਪੈਕ ਦੀ ਕਿਸਮ ਅਤੇ ਆਕਾਰ 'ਤੇ ਨਿਰਭਰ ਕਰਦੀ ਹੈ। ਮੁੱਖ ਉਪਕਰਣਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ:


- i) ਕੱਚਾ ਦੁੱਧ ਸਟੋਰੇਜ ਟੈਂਕ
- ii) ਮਿਲਕ ਪੇਸਚਰਾਈਜ਼ਰ ਅਤੇ ਹੋਮੋਜਨਾਈਜ਼ਰ
- iii) ਪਾਸਚੁਰਾਈਜ਼ਡ ਦੁੱਧ ਸਟੋਰੇਜ ਟੈਂਕ
- iv) ਦਹੀ ਸੈਟਿੰਗ ਟੈਂਕ (ਕਲਚਰ ਜੋੜਨ ਤੋਂ ਬਾਅਦ)
- v) ਕੱਪ ਫਿਲਿੰਗ ਅਤੇ ਸੀਲਿੰਗ ਮਸ਼ੀਨ (100/200/400 ਗ੍ਰਾਮ - 25 ਕੱਪ ਪ੍ਰਤੀ ਮਿੰਟ)
- vi) ਦਹੀ ਪ੍ਰਫੁੱਲਤ ਕਮਰਾ
- vii) ਠੰਡਾ ਕਮਰਾ

2.5 ਦਹੀ ਪ੍ਰੋਸੈਸਿੰਗ ਫਲੋ ਚਾਰਟ (ਪਰੰਪਰਾਗਤ ਵਿਧੀ)





2.6 ਦਹੀ ਪ੍ਰੋਸੈਸਿੰਗ ਫਲੇ ਚਾਰਟ (ਉਦਯੋਗਿਕ ਢੰਗ)



ਰੈਫ੍ਰਿਜਰੇਟਿਡ ਟਰੱਕਾਂ ਅਤੇ ਵੈਨਾਂ ਵਿੱਚ 8°C ਤੋਂ ਘੱਟ ਤਾਪਮਾਨ ਬਰਕਰਾਰ ਰੱਖਣ ਲਈ ਭੇਜਿਆ ਜਾਂਦਾ ਹੈ

2.7 ਦਹੀ ਨਿਰਮਾਣ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀਜ਼)

- 1. ਕੱਚਾ ਦੁੱਧ ਰਿਸੈਪਸ਼ਨ:** ਟੈਂਕਰਾਂ/ਫੂਡ ਗ੍ਰੇਡ ਬੈਰਲਾਂ ਵਿੱਚ ਪ੍ਰਾਪਤ ਹੋਏ ਕੱਚੇ ਦੁੱਧ ਨੂੰ ਜਾਂ ਤਾਂ ਤੋਲਿਆ ਜਾਂਦਾ ਹੈ ਜਾਂ ਤੋਲਣ ਵਾਲੇ ਕਟੋਰੇ ਵਿੱਚ ਬੈਚ ਅਨੁਸਾਰ ਤੋਲਿਆ ਜਾਂਦਾ ਹੈ ਅਤੇ ਨਿਰਧਾਰਤ ਅਤੇ ਪਰਿਭਾਸ਼ਿਤ ਪ੍ਰਕਿਰਿਆਵਾਂ ਦੇ ਅਨੁਸਾਰ ਇਸਦੇ ਪੈਰਾਮੀਟਰ ਲਈ ਨਮੂਨੇ ਅਤੇ ਜਾਂਚ ਦੇ ਅਧੀਨ ਹੁੰਦਾ ਹੈ।
- 2. ਫਿਲਟਰੇਸ਼ਨ:** ਪ੍ਰਵਾਨਿਤ ਦੁੱਧ ਨੂੰ ਡੰਪ ਟੈਂਕ ਵਿੱਚ ਤੋਲਿਆ ਜਾਂਦਾ ਹੈ ਅਤੇ ਉਤਾਰਿਆ ਜਾਂਦਾ ਹੈ ਅਤੇ ਚੰਗੀ ਤਰ੍ਹਾਂ ਫਿਲਟਰ ਕਰਨ ਤੋਂ ਬਾਅਦ ਇੱਕ ਚਿਲਰ ਰਾਹੀਂ ਪੰਪ ਕੀਤਾ ਜਾਂਦਾ ਹੈ, ਅਜਿਹੇ ਦੁੱਧ ਨੂੰ ਪਹਿਲਾਂ ਸਾਫ਼ ਕੀਤੀ ਗਈ, ਸਟੀਰਲਾਈਜ਼ਡ / ਸਟੀਮ ਪਾਈਪ ਲਾਈਨ, ਅਤੇ ਸਿਲੇਜ਼ ਐਕਟ ਦੁਆਰਾ ਸਿਲੇਜ਼ ਵਿੱਚ ਸਟੋਰ ਕੀਤਾ ਜਾਂਦਾ ਹੈ।
- 3. ਠੰਢਾ ਕਰਨਾ:** ਫਿਲਟਰ ਕੀਤੇ ਦੁੱਧ ਨੂੰ ਇੱਕ ਚਿਲਰ ਰਾਹੀਂ ਠੰਢਾ ਕੀਤਾ ਜਾਂਦਾ ਹੈ ਜਿਸ ਨਾਲ ਤਾਪਮਾਨ 5 ਡਿਗਰੀ ਤੋਂ ਵੱਧ ਨਾ ਹੋਵੇ। ਠੰਢੇ ਹੋਏ ਦੁੱਧ ਨੂੰ ਪਹਿਲਾਂ ਸਾਫ਼ ਕੀਤੇ ਗਏ, ਨਿਰਜੀਵ/ਸਟੀਮ ਪਾਈਪ ਲਾਈਨ, ਸਿਲੇਜ਼ ਆਦਿ ਰਾਹੀਂ ਸਿਲੇਜ਼ ਵਿੱਚ ਸਟੋਰ ਕੀਤਾ ਜਾਂਦਾ ਹੈ।
- 4. ਦੁੱਧ ਦਾ ਮਾਨਕੀਕਰਨ:** ਦੁੱਧ ਦਾ ਪਾਸਚਰਾਈਜ਼ੇਸ਼ਨ ਅਤੇ ਦੁੱਧ ਦਾ ਮਿਆਰੀਕਰਣ ਉਤਪਾਦ ਦੀ ਜ਼ਰੂਰਤ ਦੇ ਅਨੁਸਾਰ ਯੋਜਨਾਬੱਧ ਕੀਤਾ ਗਿਆ ਹੈ ਅਤੇ ਚਰਬੀ ਅਤੇ SNF ਨੂੰ ਬਣਾਈ ਰੱਖਿਆ ਜਾਂਦਾ ਹੈ।
- 5. ਸਮਰੂਪੀਕਰਨ ਅਤੇ ਪਾਸਚਰਾਈਜ਼ੇਸ਼ਨ:** ਦੁੱਧ ਦਾ ਸਮਰੂਪੀਕਰਨ ਦੇ ਪੜਾਵਾਂ ਵਿੱਚ 150/50 ਬਾਰ 'ਤੇ ਕੀਤਾ ਜਾਂਦਾ ਹੈ ਅਤੇ ਫਿਰ 6 ਮਿੰਟ ਲਈ ਆਟੋਮੈਟਿਕ ਹੋਲਡਿੰਗ ਟਿਊਬ ਵਿੱਚੋਂ ਲੰਘ ਕੇ ਅਤੇ 40 ਡਿਗਰੀ ਸੈਲਸੀਅਸ ਤੱਕ ਠੰਡਾ ਕਰਕੇ 950C 'ਤੇ ਪਾਸਚਰਾਈਜ਼ੇਸ਼ਨ ਕੀਤਾ ਜਾਂਦਾ ਹੈ। ਫਿਰ ਦੁੱਧ ਨੂੰ ਸਟੋਰੇਜ ਟੈਂਕ ਵਿੱਚ ਟ੍ਰਾਂਸਫਰ ਕੀਤਾ ਜਾਂਦਾ ਹੈ।
- 6. ਟੀਕਾਕਰਨ ਅਤੇ ਕਲਚਰ ਜੋੜ:** ਹੁਣ ਦੁੱਧ ਨੂੰ 42°C 'ਤੇ ਗਰਮ ਕਰਨ ਲਈ PHE ਦੁਆਰਾ ਟੀਕਾਕਰਣ ਟੈਂਕ ਵਿੱਚ ਦੁੱਧ ਨੂੰ ਟ੍ਰਾਂਸਫਰ ਕਰੋ। ਦੁੱਧ ਦੀ ਉਚਿਤ ਮਾਤਰਾ ਲਓ ਤਾਂ ਕਿ ਇੱਕ ਘੰਟੇ ਵਿੱਚ ਦੁੱਧ ਭਰ ਜਾਵੇ। ਕਲਚਰ ਜੋੜ ਸਿਫਾਰਸ਼ ਕੀਤੀਆਂ ਖੁਰਾਕਾਂ 'ਤੇ ਕੀਤਾ ਜਾਂਦਾ ਹੈ।

7. **ਭਰਨਾ ਅਤੇ ਸੀਲਿੰਗ:** ਕਲਚਰ ਵਾਲਾ ਦੁੱਧ ਲੋੜੀਂਦੇ ਪੈਕਿੰਗ ਆਕਾਰ ਵਿੱਚ ਭਰਿਆ ਜਾਂਦਾ ਹੈ ਅਤੇ ਟਰਾਲੀਆਂ ਵਿੱਚ ਸਟੈਕ ਕੀਤਾ ਜਾਂਦਾ ਹੈ।

8. **ਪ੍ਰਫੁੱਲਤ:** ਟਰਾਲੀਆਂ ਫਿਰ ਇਨਕਿਊਬੇਸ਼ਨ ਰੂਮ ਵਿੱਚ ਚਲੀਆਂ ਗਈਆਂ ਜਿਸਦਾ ਤਾਪਮਾਨ $42 \pm 2^\circ\text{C}$ ਸੀ। 4.7 ± 0.5 ਦਾ pH ਪ੍ਰਾਪਤ ਹੋਣ ਤੱਕ ਪ੍ਰਫੁੱਲਤ 4 ਤੋਂ 6 ਘੰਟਿਆਂ ਲਈ ਕੀਤਾ ਜਾਂਦਾ ਹੈ।

9. **ਬਲਾਸਟ ਕੂਲਿੰਗ:** ਜਿਵੇਂ ਹੀ pH ਪ੍ਰਾਪਤ ਕੀਤਾ ਜਾਂਦਾ ਹੈ, ਟਰਾਲੀਆਂ ਨੂੰ ਸਿੱਧੇ ਬਲੇਅਰ ਨਾਲ ਜ਼ੀਰੋ ਡਿਗਰੀ 'ਤੇ ਬਲਾਸਟ ਕੋਲਡ ਰੂਮ ਵਿੱਚ ਤਬਦੀਲ ਕੀਤਾ ਜਾਂਦਾ ਹੈ ਤਾਂ ਜੋ ਉਤਪਾਦ ਦਾ ਤਾਪਮਾਨ 3.5 ਤੋਂ 4 ਘੰਟੇ ਦੇ ਅੰਦਰ 10°C ਪ੍ਰਾਪਤ ਕੀਤਾ ਜਾ ਸਕੇ।

10. **ਕੋਲਡ ਸਟੋਰੇਜ:** $3.5 - 4$ ਘੰਟਿਆਂ ਬਾਅਦ ਟਰਾਲੀਆਂ ਨੂੰ ਕੋਲਡ ਸਟੋਰੇਜ ਵਿੱਚ 5°C ਵਿੱਚ ਭੇਜਣ ਦੇ ਸਮੇਂ ਤੱਕ ਟ੍ਰਾਂਸਫਰ ਕਰੋ।

11. **ਡਿਸਪੈਚ:** ਉਤਪਾਦ ਨੂੰ ਰੈਫ੍ਰਿਜਰੇਟਿਡ ਟਰੱਕਾਂ ਅਤੇ ਵੈਨਾਂ ਵਿੱਚ 5°C ਤੋਂ ਘੱਟ ਤਾਪਮਾਨ ਨੂੰ ਬਣਾਈ ਰੱਖਣ ਵਿੱਚ ਭੇਜਿਆ ਜਾਂਦਾ ਹੈ।

2.8 ਦਹੀਂ ਵਿੱਚ ਆਮ ਨੁਕਸ

ਸ ਨੰ.	ਨੁਕਸ	ਸੰਭਾਵੀ ਕਾਰਨ	ਉਪਾਅ
ਸੁਆਦ ਦੇ ਨੁਕਸ			
1	ਨਾਕਾਫੀ ਸੁਆਦ	ਦੁੱਧ ਵਿੱਚ ਸਿਟਰੇਟ ਦਾ ਘੱਟ ਪੱਧਰ, ਘੱਟ ਡਾਇਸੀਟਿਲ ਸਮੱਗਰੀ	ਸਟਾਰਟਰ ਕਲਚਰ ਨੂੰ ਮਿਲਾਉਣ ਤੋਂ ਪਹਿਲਾਂ 0.02 ਤੋਂ 0.05% ਸੋਡੀਅਮ ਸਿਟਰੇਟ ਪਾਓ। ਕਾਸ਼ਤ ਤੋਂ ਬਾਅਦ ਤੇਜ਼ੀ ਨਾਲ ਠੰਢਾ ਕਰੋ
2	ਆਕਸੀਡਾਈਜ਼ਡ ਸੁਆਦ	ਤਾਂਬੇ ਦੀ ਗੰਦਗੀ ਫਲੋਰੋਸੈਂਟ ਰੋਸ਼ਨੀ ਦਾ ਐਕਸਪੋਜਰ ਸੂਰਜ ਦੀ ਰੋਸ਼ਨੀ ਦਾ ਐਕਸਪੋਜਰ	ਤਾਂਬੇ ਦੇ ਭਾਂਡਿਆਂ ਦੀ ਵਰਤੋਂ ਤੋਂ ਬਚੋ ਉਤਪਾਦ ਨੂੰ ਸੂਰਜ ਦੀ ਰੋਸ਼ਨੀ/ਯੂਵੀ ਰੋਸ਼ਨੀ ਦੇ ਸਿੱਧੇ ਸੰਪਰਕ ਤੋਂ ਬਚਾਓ
3	ਖਮੀਰ / ਪਨੀਰ	ਖਮੀਰ ਵਿਕਾਸ ਨੂੰ ਗੰਦਾ	ਸੈਨੀਟੇਸ਼ਨ ਜਾਂਚ
4	ਰੈਸੀਡ ਸੁਆਦ	ਲਿਪੋਲੀਟਿਕ ਗਤੀਵਿਧੀ	ਸਮਰੂਪੀਕਰਨ ਤੋਂ ਪਹਿਲਾਂ ਪੇਸਚਰਾਈਜ਼ਡ ਅਤੇ ਕੱਚੀ ਡੇਅਰੀ

			ਸਮੱਗਰੀ ਨੂੰ ਨਾ ਮਿਲਾਓ
5	ਉੱਚ ਐਸਿਡ	ਹੋਰ ਸਭਿਆਚਾਰ ਜੋੜਨਾ, ਪ੍ਰਫੁੱਲਤ ਹੋਣ ਦਾ ਸਮਾਂ ਵਧਾਇਆ ਗਿਆ ਹੈ ਖੱਟੇ ਦੁੱਧ ਦੀ ਵਰਤੋਂ	ਸਰਵੋਤਮ ਸੱਭਿਆਚਾਰ ਜੋੜਨਾ ਸਰਵੋਤਮ pH ਤੱਕ ਪਹੁੰਚਣ ਤੋਂ ਤੁਰੰਤ ਬਾਅਦ ਉਤਪਾਦ ਨੂੰ ਠੰਡਾ ਕਰੋ ਚੰਗੀ ਗੁਣਵੱਤਾ ਵਾਲੇ ਤਾਜ਼ੇ ਦੁੱਧ ਦੀ ਵਰਤੋਂ ਕਰੋ
ਸਰੀਰ ਅਤੇ ਟੈਕਸਟ ਸੰਬੰਧੀ ਨੁਕਸ			
1	ਕਮਜ਼ੋਰ ਸਰੀਰ	ਮਿਸ਼ਰਣ ਲਈ ਨਾਕਾਫੀ ਗਰਮੀ ਦਾ ਇਲਾਜ ਬਹੁਤ ਘੱਟ ਦੁੱਧ SNF ਫਰਮੈਂਟੇਸ਼ਨ ਤੋਂ ਬਾਅਦ ਗੰਭੀਰ ਅੰਦੋਲਨ	ਗਰਮੀ ਦਾ ਇਲਾਜ 85°C/30 ਮਿੰਟ ਤੋਂ ਘੱਟ ਨਹੀਂ ਹੋਣਾ ਚਾਹੀਦਾ ਸਮਰੂਪੀਕਰਨ ਤੋਂ ਪਹਿਲਾਂ ਦਹੀਂ ਦੇ ਮਿਸ਼ਰਣ ਨੂੰ ਸਮਰੂਪ ਕਰੋ ਸਕਿਮ ਮਿਲਕ ਪਾਊਡਰ ਮਿਲਾ ਕੇ MSNF ਸਮੱਗਰੀ ਨੂੰ 11% ਤੱਕ ਵਧਾਓ
2	ਦਾਣੇਦਾਰ ਬਣਤਰ	ਉੱਚ ਐਸਿਡਿਟੀ ਸਕਿਮ ਮਿਲਕ ਪਾਊਡਰ ਦਾ ਗਲਤ ਫੈਲਾਅ	ਸਰਵੋਤਮ ਐਸਿਡਿਟੀ ਪ੍ਰਾਪਤ ਕਰਨ ਤੋਂ ਬਾਅਦ ਉਤਪਾਦ ਨੂੰ ਤੇਜ਼ੀ ਨਾਲ <5°C ਤੱਕ ਠੰਡਾ ਕਰੋ ਲਾਈਨ ਸਕ੍ਰੀਨ/ਫਿਲਟਰ ਵਿੱਚ ਵਰਤੋਂ
3	ਸਿਨੇਰੇਸਿਸ	ਮਿਸ਼ਰਣ ਲਈ ਨਾਕਾਫੀ ਗਰਮੀ ਦਾ ਇਲਾਜ ਗਲਤ ਮਾਨਕੀਕਰਨ ਅਤੇ ਬਹੁਤ ਘੱਟ ਦੁੱਧ SNF ਫਰਮੈਂਟੇਸ਼ਨ ਦੌਰਾਨ ਅੰਦੋਲਨ/ਵਿਘਨ	ਗਰਮੀ ਦਾ ਇਲਾਜ 85°C/30 ਮਿੰਟ ਤੋਂ ਘੱਟ ਨਹੀਂ ਹੋਣਾ ਚਾਹੀਦਾ MSNF ਸਮੱਗਰੀ ਨੂੰ ਘੱਟੋ-ਘੱਟ ਤੱਕ ਵਧਾਓ। ਸਕਿਮ ਮਿਲਕ ਪਾਊਡਰ ਮਿਲਾ ਕੇ 11% ਫਰਮੈਂਟੇਸ਼ਨ ਦੌਰਾਨ ਕੱਪ ਨੂੰ ਪਰੇਸ਼ਾਨ ਨਾ ਕਰੋ
4	ਰੋਪੀਨੈਸ	ਸਾਈਕੋਟ੍ਰੋਪਿਕ ਸੂਖਮ ਜੀਵਾਣੂਆਂ ਨਾਲ ਦੁੱਧ ਦਾ ਦੂਸ਼ਿਤ ਹੋਣਾ ਸੱਭਿਆਚਾਰ ਦੂਸ਼ਿਤ/ਅਸੁੱਧ ਸੱਭਿਆਚਾਰ	ਦੁੱਧ ਦਾ ਸਹੀ ਗਰਮੀ ਦਾ ਇਲਾਜ, ਪਾਸਚਰਾਈਜ਼ੇਸ਼ਨ/ਥਰਮਾਈਜ਼ੇਸ਼ਨ ਤੋਂ ਪਹਿਲਾਂ ਦੁੱਧ ਦੇ ਕੋਲਡ ਸਟੋਰੇਜ ਤੋਂ ਬਚੋ

			ਮੁੱਧ ਸਭਿਆਚਾਰ ਦੀ ਵਰਤੋਂ
--	--	--	-----------------------

ਅਧਿਆਇ - 3

ਪੈਕੇਜਿੰਗ

3.1 ਦਹੀ ਪੈਕਿੰਗ ਲਈ ਪੈਕੇਜਿੰਗ ਸਮੱਗਰੀ

ਸ਼ੀਸ਼ੇ ਜਾਂ ਗ੍ਰੋਸਪਰੂਫ ਕਾਰਗਜ਼ ਦੇ ਢਿੱਲੇ ਢੱਕਣ ਵਾਲੇ ਮਿੱਟੀ ਦੇ ਭਾਂਡੇ ਦੀ ਵਰਤੋਂ ਆਮ ਤੌਰ 'ਤੇ ਦਹੀਂ ਅਤੇ ਮਿਸਟੀ ਦਹੀਂ ਦੀ ਰਵਾਇਤੀ ਪੈਕਿੰਗ ਲਈ ਕੀਤੀ ਜਾਂਦੀ ਹੈ।

ਮਿੱਟੀ ਦੇ ਭਾਂਡੇ ਦੇ ਨੁਕਸਾਨ:

- i) ਬਹੁਤ ਭਾਰੀ,
- ii) ਆਸਾਨੀ ਨਾਲ ਟੁੱਟਣਯੋਗ ਅਤੇ
- iii) ਮਿੱਟੀ ਦੇ ਭਾਂਡੇ ਦੇ ਅੰਦਰ ਉਤਪਾਦ ਘੜੇ ਵਿੱਚੋਂ ਵਾਯੂਮੰਡਲ ਵਿੱਚ ਪਾਣੀ ਦੇ ਨਿਕਾਸ ਕਾਰਨ ਸੁੰਗੜਨ ਵਾਲੀਆਂ ਤਰੇੜਾਂ ਨੂੰ ਵਿਕਸਤ ਕਰਦਾ ਹੈ।

ਉਦਯੋਗਿਕ ਪੱਧਰ 'ਤੇ, ਇੰਜੈਕਸ਼ਨ ਮੋਲਡ ਪੋਲੀਸਟਾਈਰੀਨ ਅਤੇ ਪੋਲੀਪ੍ਰੋਪਾਈਲੀਨ / HIPS ਕੱਪਾਂ ਦੀ ਵਰਤੋਂ ਐਲੂਮੀਨੀਅਮ ਫੋਇਲ ਅਧਾਰਤ ਛਿੱਲਣਯੋਗ ਲਿਡਸ ਨਾਲ ਕੀਤੀ ਗਈ ਹੈ। ਇਸ ਪੈਕੇਜਿੰਗ ਸਮੱਗਰੀ ਨਾਲ ਰੈਫ੍ਰਿਜਰੇਸ਼ਨ ਸਥਿਤੀ ਵਿੱਚ ਲਗਭਗ 10 ਦਿਨਾਂ ਦੀ ਸ਼ੈਲਫ-ਲਾਈਫ ਪ੍ਰਾਪਤ ਕੀਤੀ ਜਾ ਸਕਦੀ ਹੈ।

ਇੰਜੈਕਸ਼ਨ ਮੋਲਡ ਪੋਲੀਸਟੀਰੀਨ ਅਤੇ ਪੋਲੀਪ੍ਰੋਪਾਈਲੀਨ/ HIPS ਦਾ ਫਾਇਦਾ:

- i) ਭਾਰ ਵਿੱਚ ਹਲਕਾ
- ii) 200 ਗ੍ਰਾਮ ਅਤੇ 400 ਗ੍ਰਾਮ ਦੀ ਸਮਰੱਥਾ ਵਿੱਚ ਉਪਲਬਧ ਹੈ ਅਤੇ
- iii) ਸੰਭਾਲਣ ਲਈ ਆਸਾਨ ਅਤੇ ਸਵੱਛ ਹਨ
- iv) ਆਸਾਨੀ ਨਾਲ ਪੇਂਟ, ਲੇਬਲ ਅਤੇ ਡਿਜ਼ਾਈਨ ਕੀਤਾ ਜਾ ਸਕਦਾ ਹੈ
- v) ਥੋੜੀ ਕੀਮਤ

vi) ਚੰਗਾ ਪ੍ਰਭਾਵ ਪ੍ਰਤੀਰੋਧ,

vii) ਸ਼ਾਨਦਾਰ machinability ਅਤੇ

200ml, 500ml ਸਮਰੱਥਾ ਅਤੇ ਹੋਰ ਦੇ LDPE ਪਾਊਚ ਵੀ ਪੈਕਿੰਗ ਦਰੀ ਲਈ ਵਰਤੇ ਜਾਂਦੇ ਹਨ।

ਮਿਸਤੀ ਦਰੀ ਨੂੰ ਫੂਡ ਗ੍ਰੇਡ ਪੋਲੀਸਟਾਈਰੀਨ ਅਤੇ ਪੋਲੀਪ੍ਰੋਪਾਈਲੀਨ ਕੱਪਾਂ ਵਿੱਚ 100 ਗ੍ਰਾਮ, 200 ਗ੍ਰਾਮ ਪੈਕ ਆਕਾਰਾਂ ਵਿੱਚ ਪੈਕ ਕੀਤਾ ਜਾਂਦਾ ਹੈ। 400 ਕੱਪ/ਮਿੰਟ ਸਪੀਡ ਤੱਕ ਦੀਆਂ ਵੱਖ-ਵੱਖ ਪੈਕੇਜਿੰਗ ਮਸ਼ੀਨਾਂ ਵੱਖ-ਵੱਖ ਆਕਾਰਾਂ ਵਿੱਚ ਕਲਚਰਡ ਡੇਅਰੀ ਉਤਪਾਦਾਂ ਨੂੰ ਪੈਕੇਜ ਕਰਨ ਲਈ ਉਪਲਬਧ ਹਨ।

ਕੱਪ ਫਿਲਿੰਗ ਮਸ਼ੀਨਾਂ ਦੀ ਵਰਤੋਂ ਦਰੀ ਨੂੰ ਕੱਪਾਂ ਵਿੱਚ ਪੈਕ ਕਰਨ ਲਈ ਕੀਤੀ ਜਾਂਦੀ ਹੈ। ਪਲਾਸਟਿਕ ਦੇ ਕੱਪ ਜਾਂ ਤਾਂ ਮਸ਼ੀਨ ਵਿੱਚ ਇੱਕ ਫਿਲਮ ਤੋਂ ਪਹਿਲਾਂ ਤੋਂ ਤਿਆਰ ਕੀਤੇ ਜਾਂਦੇ ਹਨ ਜਾਂ ਜਦੋਂ ਵਰਤੇ ਜਾਂਦੇ ਹਨ ਤਾਂ ਤਿਆਰ ਕੱਪ ਮਸ਼ੀਨ ਦੇ ਸਟੈਕਰ ਵਿੱਚ ਰੱਖੇ ਜਾਂਦੇ ਹਨ।

ਸਟੋਰੇਜ ਦੀਆਂ ਸ਼ਰਤਾਂ:

- ਸਾਦੀ ਦਰੀ 3 ਦਿਨਾਂ ਦੀ ਸਟੋਰੇਜ ਮਿਆਦ ਤੱਕ ਚੰਗੀ ਸਥਿਤੀ ਵਿੱਚ ਸੀ
- ਫਰਿੱਜ ਦੇ ਤਾਪਮਾਨ 'ਤੇ ਸਾਦੀ ਦਰੀ 12 ਦਿਨਾਂ ਤੱਕ ਖਪਤ ਲਈ ਢੁਕਵੀਂ ਸੀ।
- ਪੈਕ ਕੀਤੇ ਉਤਪਾਦ ਨੂੰ ਵਿਸਤ੍ਰਿਤ ਸੈਲਫ ਲਾਈਫ ਲਈ $<5^{\circ}\text{C}$ 'ਤੇ ਸਟੋਰ ਕੀਤਾ ਜਾਣਾ ਚਾਹੀਦਾ ਹੈ।

ਅਧਿਆਇ - 4

ਭੋਜਨ ਸੁਰੱਖਿਆ ਨਿਯਮ ਅਤੇ ਮਿਆਰ

4.1 ਫੂਡ ਬਿਜ਼ਨਸ ਦੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ

ਦੇਸ਼ ਦੇ ਸਾਰੇ ਫੂਡ ਬਿਜ਼ਨਸ ਆਪਰੇਟਰ ਨਿਰਧਾਰਤ ਪ੍ਰਕਿਰਿਆਵਾਂ ਦੇ ਅਨੁਸਾਰ ਰਜਿਸਟਰਡ ਜਾਂ ਲਾਇਸੈਂਸਸ਼ੁਦਾ ਹੋਣਗੇ

ਪੇਟੀ ਫੂਡ ਬਿਜ਼ਨਸ ਦੀ ਰਜਿਸਟ੍ਰੇਸ਼ਨ

- ਹਰ ਛੋਟੇ ਫੂਡ ਬਿਜ਼ਨਸ ਆਪਰੇਟਰ ਨੂੰ ਜਮ੍ਹਾਂ ਕਰਵਾ ਕੇ ਰਜਿਸਟ੍ਰੇਸ਼ਨ ਅਥਾਰਟੀ ਕੋਲ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ
- ਇਹਨਾਂ ਨਿਯਮਾਂ ਦੇ ਅਨੁਸੂਚੀ 2 ਦੇ ਅਧੀਨ ਫਾਰਮ A ਵਿੱਚ ਰਜਿਸਟਰੇਸ਼ਨ ਲਈ ਇੱਕ ਅਰਜ਼ੀ ਅਤੇ ਅਨੁਸੂਚੀ 3 ਵਿੱਚ ਦਿੱਤੀ ਗਈ ਇੱਕ ਫੀਸ ਦੇ ਨਾਲ।
- ਮਾਮੂਲੀ ਭੋਜਨ ਨਿਰਮਾਤਾ ਇਹਨਾਂ ਨਿਯਮਾਂ ਦੇ ਅਨੁਸੂਚੀ 4 ਦੇ ਭਾਗ I ਵਿੱਚ ਪ੍ਰਦਾਨ ਕੀਤੀਆਂ ਬੁਨਿਆਦੀ ਸਫਾਈ ਅਤੇ ਸੁਰੱਖਿਆ ਲੋੜਾਂ ਦੀ ਪਾਲਣਾ ਕਰੇਗਾ ਅਤੇ ਅਨੁਸੂਚੀ 2 ਦੇ ਅਧੀਨ ਅਨੁਸੂਚੀ-1 ਵਿੱਚ ਦਿੱਤੇ ਫਾਰਮੈਟ ਵਿੱਚ ਅਰਜ਼ੀ ਦੇ ਨਾਲ ਇਹਨਾਂ ਲੋੜਾਂ ਦੀ ਪਾਲਣਾ ਦਾ ਸਵੈ-ਪ੍ਰਮਾਣਿਤ ਘੋਸ਼ਣਾ ਪ੍ਰਦਾਨ ਕਰੇਗਾ।
- ਰਜਿਸਟ੍ਰੇਸ਼ਨ ਅਥਾਰਟੀ ਬਿਨੈ-ਪੱਤਰ 'ਤੇ ਵਿਚਾਰ ਕਰੇਗੀ ਅਤੇ ਰਜਿਸਟ੍ਰੇਸ਼ਨ ਲਈ ਅਰਜ਼ੀ ਪ੍ਰਾਪਤ ਹੋਣ ਦੇ 7 ਦਿਨਾਂ ਦੇ ਅੰਦਰ, ਲਿਖਤੀ ਰੂਪ ਵਿੱਚ ਦਰਜ ਕੀਤੇ ਜਾਣ ਦੇ ਕਾਰਨਾਂ ਨਾਲ ਰਜਿਸਟ੍ਰੇਸ਼ਨ ਪ੍ਰਦਾਨ ਕਰ ਸਕਦੀ ਹੈ ਜਾਂ ਇਸਨੂੰ ਰੱਦ ਕਰ ਸਕਦੀ ਹੈ ਜਾਂ ਜਾਂਚ ਲਈ ਨੋਟਿਸ ਜਾਰੀ ਕਰ ਸਕਦੀ ਹੈ।
- ਨਿਰੀਖਣ ਦਾ ਆਦੇਸ਼ ਦਿੱਤੇ ਜਾਣ ਦੀ ਸਥਿਤੀ ਵਿੱਚ, ਰਜਿਸਟ੍ਰੇਸ਼ਨ ਅਥਾਰਟੀ ਦੁਆਰਾ 30 ਦਿਨਾਂ ਦੀ ਮਿਆਦ ਦੇ ਅੰਦਰ ਅਨੁਸੂਚੀ 4 ਦੇ ਭਾਗ II ਵਿੱਚ ਸ਼ਾਮਲ ਪਰਿਸਰ ਦੀ ਸੁਰੱਖਿਆ, ਸਫਾਈ ਅਤੇ ਸੈਨੇਟਰੀ ਸ਼ਰਤਾਂ ਤੋਂ ਸੰਤੁਸ਼ਟ ਹੋਣ ਤੋਂ ਬਾਅਦ ਰਜਿਸਟ੍ਰੇਸ਼ਨ ਦਿੱਤੀ ਜਾਵੇਗੀ।
- ਜੇ ਉਪਰੋਕਤ ਉਪ ਨਿਯਮ (3) ਵਿੱਚ ਪ੍ਰਦਾਨ ਕੀਤੇ ਅਨੁਸਾਰ ਰਜਿਸਟਰੇਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ ਜਾਂਦੀ, ਜਾਂ ਇਨਕਾਰ ਨਹੀਂ ਕੀਤਾ ਜਾਂਦਾ, ਜਾਂ 7 ਦਿਨਾਂ ਦੇ ਅੰਦਰ ਨਿਰੀਖਣ ਦਾ ਆਦੇਸ਼ ਨਹੀਂ ਦਿੱਤਾ ਜਾਂਦਾ ਹੈ ਜਾਂ ਉਪਰੋਕਤ ਉਪ ਨਿਯਮ (4) ਵਿੱਚ ਦਿੱਤੇ ਅਨੁਸਾਰ 30 ਦਿਨਾਂ ਦੇ ਅੰਦਰ ਕੋਈ ਫੈਸਲਾ ਨਹੀਂ ਸੁਣਾਇਆ

ਜਾਂਦਾ ਹੈ, ਤਾਂ ਛੋਟਾ ਭੋਜਨ ਨਿਰਮਾਤਾ ਇਸ ਨੂੰ ਸ਼ੁਰੂ ਕਰ ਸਕਦਾ ਹੈ। ਕਾਰੋਬਾਰ, ਬਸ਼ਰਤੇ ਕਿ ਬਾਅਦ ਵਿੱਚ ਵੀ ਰਜਿਸਟਰਿੰਗ ਅਥਾਰਟੀ ਦੁਆਰਾ ਸੁਝਾਏ ਗਏ ਕਿਸੇ ਵੀ ਸੁਧਾਰ ਦੀ ਪਾਲਣਾ ਕਰਨ ਲਈ ਫੂਡ ਬਿਜ਼ਨਸ ਆਪਰੇਟਰ ਦੀ ਜ਼ਿੰਮੇਵਾਰੀ ਹੋਵੇਗੀ।

- g. ਬਸ਼ਰਤੇ ਕਿ ਬਿਨੈਕਾਰ ਨੂੰ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਅਤੇ ਲਿਖਤੀ ਰੂਪ ਵਿੱਚ ਦਰਜ ਕੀਤੇ ਜਾਣ ਦੇ ਕਾਰਨਾਂ ਕਰਕੇ ਰਜਿਸਟ੍ਰੇਸ਼ਨ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ।
- h. ਰਜਿਸਟ੍ਰੇਸ਼ਨ ਅਥਾਰਟੀ ਇੱਕ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਇੱਕ ਛੋਟੇ ਪਛਾਣ ਪੱਤਰ ਜਾਰੀ ਕਰੇਗੀ, ਜੋ ਕਿ ਅਹਾਤੇ ਜਾਂ ਵਾਹਨ ਜਾਂ ਕਾਰਟ ਜਾਂ ਕਿਸੇ ਹੋਰ ਜਗ੍ਹਾ ਦੇ ਅੰਦਰ ਹਰ ਸਮੇਂ ਇੱਕ ਪ੍ਰਮੁੱਖ ਸਥਾਨ 'ਤੇ ਪ੍ਰਦਰਸ਼ਿਤ ਹੋਣੀ ਚਾਹੀਦੀ ਹੈ ਜਿੱਥੇ ਵਿਅਕਤੀ ਛੋਟੇ ਡੇਜਨ ਕਾਰੋਬਾਰ ਸਥਿਤੀ ਵਿੱਚ ਭੋਜਨ ਦੀ ਵਿਕਰੀ / ਨਿਰਮਾਣ ਕਰਦਾ ਹੈ।
- i. ਰਜਿਸਟਰ ਕਰਨ ਵਾਲੀ ਅਥਾਰਟੀ ਜਾਂ ਕੋਈ ਅਧਿਕਾਰੀ ਜਾਂ ਏਜੰਸੀ ਵਿਸ਼ੇਸ਼ ਤੌਰ 'ਤੇ ਇਸ ਉਦੇਸ਼ ਲਈ ਅਧਿਕਾਰਤ ਹੈ, ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਰਜਿਸਟਰਡ ਅਦਾਰਿਆਂ ਦਾ ਭੋਜਨ ਸੁਰੱਖਿਆ ਨਿਰੀਖਣ ਕਰੇਗੀ। ਬਸ਼ਰਤੇ ਕਿ ਦੁੱਧ ਦਾ ਉਤਪਾਦਕ ਜੋ ਸਹਿਕਾਰੀ ਸਭਾਵਾਂ ਐਕਟ ਅਧੀਨ ਰਜਿਸਟਰਡ ਡੇਅਰੀ ਸਹਿਕਾਰੀ ਸਭਾ ਦਾ ਰਜਿਸਟਰਡ ਮੈਂਬਰ ਹੈ ਅਤੇ ਸੋਸਾਇਟੀ ਨੂੰ ਪੂਰਾ ਦੁੱਧ ਸਪਲਾਈ ਕਰਦਾ ਹੈ ਜਾਂ ਵੇਚਦਾ ਹੈ, ਨੂੰ ਰਜਿਸਟ੍ਰੇਸ਼ਨ ਲਈ ਇਸ ਵਿਵਸਥਾ ਤੋਂ ਛੋਟ ਦਿੱਤੀ ਜਾਵੇਗੀ।

4.2 ਸਵੱਛ, ਸੈਨੇਟਰੀ ਅਤੇ ਚੰਗੇ ਨਿਰਮਾਣ ਅਭਿਆਸ (GMP/GHP)

ਭਾਗ-II ਤੋਂ ਇਲਾਵਾ, ਡੇਅਰੀ ਸਥਾਪਨਾ ਜਿਸ ਵਿੱਚ ਡੇਅਰੀ-ਅਧਾਰਤ ਭੋਜਨ ਦਾ ਪ੍ਰਬੰਧਨ, ਪ੍ਰੋਸੈਸ, ਨਿਰਮਾਣ, ਸਟੋਰ, ਵੰਡ ਅਤੇ ਅੰਤ ਵਿੱਚ ਫੂਡ ਬਿਜ਼ਨਸ ਆਪਰੇਟਰ ਦੁਆਰਾ ਵੇਚਿਆ ਜਾ ਰਿਹਾ ਹੈ, ਅਤੇ ਉਹਨਾਂ ਨੂੰ ਸੰਭਾਲਣ ਵਾਲੇ ਵਿਅਕਤੀਆਂ ਨੂੰ ਸੈਨੇਟਰੀ ਅਤੇ ਸਵੱਛਤਾ ਸੰਬੰਧੀ ਲੋੜਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ, ਭੋਜਨ ਸੁਰੱਖਿਆ ਉਪਾਅ ਅਤੇ ਹੋਰ ਮਿਆਰ ਜਿਵੇਂ ਕਿ ਹੇਠਾਂ ਦਿੱਤਾ ਗਿਆ ਹੈ।

1. ਸੈਨੇਟਰੀ ਲੋੜਾਂ

- a. ਬਲਕ ਮਿਲਕ ਕੂਲਿੰਗ ਸਹੂਲਤਾਂ ਸਮੇਤ ਲੋਡਿੰਗ ਅਤੇ ਅਨਲੋਡਿੰਗ, ਟਰਾਂਸਪੋਰਟ ਅਤੇ ਸਟੋਰ ਕਰਨ ਦੌਰਾਨ ਕੱਚੇ ਮਾਲ ਅਤੇ ਗੈਰ-ਪੈਕ ਜਾਂ ਗੈਰ-ਲਪੇਟੀਆਂ ਡੇਅਰੀ ਉਤਪਾਦਾਂ ਦੀ ਸਫਾਈ ਅਤੇ ਸੁਰੱਖਿਆ ਲਈ ਸਹੂਲਤਾਂ।

- b. ਕੱਚੇ ਮਾਲ ਜਾਂ ਮਨੁੱਖੀ ਖਪਤ ਲਈ ਤਿਆਰ ਕੀਤੇ ਡੇਅਰੀ ਉਤਪਾਦਾਂ ਨੂੰ ਰੱਖਣ ਲਈ ਵਿਸ਼ੇਸ਼ ਵਾਟਰਟਾਈਟ, ਗੈਰ-ਰੋਧਯੋਗ ਕੰਟੇਨਰ। ਜਿੱਥੇ ਅਜਿਹੇ ਕੱਚੇ ਮਾਲ ਜਾਂ ਡੇਅਰੀ ਉਤਪਾਦਾਂ ਨੂੰ ਪਾਇਪ ਰਾਹੀਂ ਹਟਾਇਆ ਜਾਂਦਾ ਹੈ, ਇਹਨਾਂ ਨੂੰ ਇਸ ਤਰੀਕੇ ਨਾਲ ਬਣਾਇਆ ਅਤੇ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਹੋਰ ਕੱਚੇ ਮਾਲ ਜਾਂ ਡੇਅਰੀ ਉਤਪਾਦਾਂ ਦੇ ਗੰਦਗੀ ਦੇ ਕਿਸੇ ਵੀ ਜੋਖਮ ਤੋਂ ਬਚਿਆ ਜਾ ਸਕੇ;
- c. ਇੱਕ ਗੰਦੇ ਪਾਣੀ ਦੇ ਨਿਪਟਾਰੇ ਦੀ ਪ੍ਰਣਾਲੀ ਜੋ ਕਿ ਸਵੱਛ ਅਤੇ ਪ੍ਰਵਾਨਿਤ ਹੈ;
- d. ਡੇਅਰੀ ਉਤਪਾਦਾਂ ਅਤੇ ਕੱਚੇ ਦੁੱਧ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਟੈਂਕਾਂ ਦੀ ਸਫਾਈ ਅਤੇ ਰੋਗਾਣੂ ਮੁਕਤ ਕਰਨ ਦੀਆਂ ਸਹੂਲਤਾਂ। ਇਨ੍ਹਾਂ ਡੱਬਿਆਂ ਨੂੰ ਹਰ ਵਰਤੋਂ ਤੋਂ ਬਾਅਦ ਸਾਫ਼ ਕਰਨਾ ਪੈਂਦਾ ਹੈ।
- e. ਡੇਅਰੀ ਅਦਾਰੇ ਦੇ ਮਾਲਕ ਨੂੰ ਭਾਗ II ਦੇ ਬਿੰਦੂ 9.1 ਵਿੱਚ ਦਰਸਾਏ ਗਏ ਸਫਾਈ ਪ੍ਰੋਗਰਾਮ ਦੇ ਅਨੁਸਾਰ ਡੇਅਰੀ ਉਤਪਾਦਾਂ ਦੇ ਅੰਤਰ-ਦੂਸ਼ਣ ਤੋਂ ਬਚਣ ਲਈ ਉਚਿਤ ਉਪਾਅ ਕਰਨਗੇ।
- f. ਜਿੱਥੇ ਇੱਕ ਡੇਅਰੀ ਸਥਾਪਨਾ ਡੇਅਰੀ ਉਤਪਾਦਾਂ ਵਾਲੇ ਭੋਜਨ ਪਦਾਰਥਾਂ ਨੂੰ ਹੋਰ ਸਮੱਗਰੀਆਂ ਦੇ ਨਾਲ ਤਿਆਰ ਕਰਦੀ ਹੈ, ਜਿਸ ਵਿੱਚ ਗਰਮੀ ਦਾ ਇਲਾਜ ਜਾਂ ਬਰਾਬਰ ਪ੍ਰਭਾਵ ਵਾਲਾ ਕੋਈ ਹੋਰ ਇਲਾਜ ਨਹੀਂ ਹੋਇਆ ਹੈ, ਅਜਿਹੇ ਡੇਅਰੀ ਉਤਪਾਦਾਂ ਅਤੇ ਸਮੱਗਰੀਆਂ ਨੂੰ ਅੰਤਰ-ਦੂਸ਼ਣ ਨੂੰ ਰੋਕਣ ਲਈ ਵੱਖਰੇ ਤੌਰ 'ਤੇ ਸਟੋਰ ਕੀਤਾ ਜਾਣਾ ਚਾਹੀਦਾ ਹੈ।
- g. ਗਰਮੀ ਨਾਲ ਇਲਾਜ ਕੀਤੇ ਦੁੱਧ ਦਾ ਉਤਪਾਦਨ ਜਾਂ ਦੁੱਧ-ਆਧਾਰਿਤ ਉਤਪਾਦਾਂ ਦਾ ਨਿਰਮਾਣ, ਜੋ ਕਿ ਹੋਰ ਡੇਅਰੀ ਉਤਪਾਦਾਂ ਲਈ ਗੰਦਗੀ ਦਾ ਖਤਰਾ ਹੋ ਸਕਦਾ ਹੈ, ਨੂੰ ਸਪੱਸ਼ਟ ਤੌਰ 'ਤੇ ਵੱਖ ਕੀਤੇ ਕਾਰਜ ਖੇਤਰ ਵਿੱਚ ਕੀਤਾ ਜਾਣਾ ਚਾਹੀਦਾ ਹੈ।
- h. ਉਪਕਰਨ, ਕੰਟੇਨਰਾਂ ਅਤੇ ਸਥਾਪਨਾਵਾਂ ਜੋ ਕਿ ਉਤਪਾਦਨ ਦੌਰਾਨ ਵਰਤੇ ਜਾਣ ਵਾਲੇ ਡੇਅਰੀ ਉਤਪਾਦਾਂ ਜਾਂ ਨਾਸ਼ਵਾਨ ਕੱਚੇ ਮਾਲ ਦੇ ਸੰਪਰਕ ਵਿੱਚ ਆਉਂਦੇ ਹਨ, ਨੂੰ ਇੱਕ ਪ੍ਰਮਾਣਿਤ ਅਤੇ ਦਸਤਾਵੇਜ਼ੀ ਸਫਾਈ ਪ੍ਰੋਗਰਾਮ ਦੇ ਅਨੁਸਾਰ ਸਾਫ਼ ਕੀਤਾ ਜਾਣਾ ਚਾਹੀਦਾ ਹੈ ਅਤੇ ਜੇਕਰ ਲੋੜ ਹੋਵੇ ਤਾਂ ਰੋਗਾਣੂ ਮੁਕਤ ਕੀਤਾ ਜਾਣਾ ਚਾਹੀਦਾ ਹੈ।
- i. ਉਪਕਰਨ, ਕੰਟੇਨਰਾਂ, ਯੰਤਰਾਂ ਅਤੇ ਸਥਾਪਨਾਵਾਂ ਜੋ ਮਾਈਕ੍ਰੋਬਾਇਓਲੋਜੀਕਲ ਤੌਰ 'ਤੇ ਸਥਿਰ ਡੇਅਰੀ ਉਤਪਾਦਾਂ ਦੇ ਸੰਪਰਕ ਵਿੱਚ ਆਉਂਦੀਆਂ ਹਨ ਅਤੇ ਉਹਨਾਂ ਕਮਰਿਆਂ ਨੂੰ ਜਿਨ੍ਹਾਂ ਵਿੱਚ ਉਹ ਸਟੋਰ ਕੀਤੇ ਜਾਂਦੇ

ਹਨ, ਨੂੰ ਇੱਕ ਪ੍ਰਮਾਣਿਤ ਅਤੇ ਦਸਤਾਵੇਜ਼ੀ ਅਨੁਸਾਰ ਸਾਫ਼ ਅਤੇ ਰੋਗਾਣੂ ਮੁਕਤ ਕੀਤਾ ਜਾਣਾ ਚਾਹੀਦਾ ਹੈ।
ਫੂਡ ਸੇਫਟੀ ਮੈਨੇਜਮੈਂਟ ਪ੍ਰੋਗਰਾਮ ਜੋ ਡੇਅਰੀ ਅਦਾਰੇ ਦੇ ਮਾਲਕ/ਕਬਜ਼ਦਾਰ ਦੁਆਰਾ ਉਲੀਕਿਆ ਗਿਆ ਹੈ।

- j. ਕੀਟਾਣੂਨਾਸ਼ਕ ਅਤੇ ਸਮਾਨ ਪਦਾਰਥਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਣੀ ਚਾਹੀਦੀ ਹੈ ਕਿ ਉਹਨਾਂ ਦਾ ਡੇਅਰੀ ਅਦਾਰੇ ਵਿੱਚ ਰੱਖੀ ਮਸ਼ੀਨਰੀ, ਸਾਜ਼ੋ-ਸਾਮਾਨ, ਕੱਚੇ ਮਾਲ ਅਤੇ ਡੇਅਰੀ ਉਤਪਾਦਾਂ 'ਤੇ ਕੋਈ ਮਾੜਾ ਪ੍ਰਭਾਵ ਨਾ ਪਵੇ। ਉਹ ਸਪੱਸ਼ਟ ਤੌਰ 'ਤੇ ਪਛਾਣੇ ਜਾਣ ਵਾਲੇ ਕੰਟੇਨਰਾਂ ਵਿੱਚ ਹੋਣੇ ਚਾਹੀਦੇ ਹਨ ਜਿਨ੍ਹਾਂ ਵਿੱਚ ਉਹਨਾਂ ਦੀ ਵਰਤੋਂ ਲਈ ਹਦਾਇਤਾਂ ਵਾਲੇ ਲੇਬਲ ਹੁੰਦੇ ਹਨ ਅਤੇ ਉਹਨਾਂ ਦੀ ਵਰਤੋਂ ਅਜਿਹੇ ਯੰਤਰਾਂ ਅਤੇ ਕੰਮ ਕਰਨ ਵਾਲੇ ਉਪਕਰਣਾਂ ਨੂੰ ਪੀਣ ਯੋਗ ਪਾਣੀ ਨਾਲ ਚੰਗੀ ਤਰ੍ਹਾਂ ਧੋਣ ਦੁਆਰਾ ਪਾਲਣਾ ਕਰਨੀ ਚਾਹੀਦੀ ਹੈ, ਜਦੋਂ ਤੱਕ ਸਪਲਾਇਰ ਦੀਆਂ ਹਦਾਇਤਾਂ ਹੋਰ ਨਹੀਂ ਦਰਸਾਉਂਦੀਆਂ ਹਨ।

2. ਨਿੱਜੀ ਸਫਾਈ ਦੀਆਂ ਲੋੜਾਂ

- a. ਫੂਡ ਬਿਜ਼ਨਸ ਆਪਰੇਟਰ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਅਜਿਹੇ ਅਦਾਰੇ ਵਿੱਚ ਕੱਚੇ ਮਾਲ ਜਾਂ ਡੇਅਰੀ ਉਤਪਾਦਾਂ ਨਾਲ ਸਿੱਧੇ ਤੌਰ 'ਤੇ ਕੰਮ ਕਰਨ ਅਤੇ ਸੰਭਾਲਣ ਲਈ ਨਿਯੁਕਤ ਕਰੇਗਾ ਜੇਕਰ ਉਹ ਵਿਅਕਤੀਆਂ ਨੇ ਭਰਤੀ ਕਰਨ ਵੇਲੇ, ਮੈਡੀਕਲ ਸਰਟੀਫਿਕੇਟ ਦੇ ਜ਼ਰੀਏ ਕਬਜ਼ਾਧਾਰਕ ਦੀ ਸੰਤੁਸ਼ਟੀ ਲਈ ਸਾਬਤ ਕੀਤਾ ਹੈ, ਕਿ ਉਸ ਸਮਰੱਥਾ ਵਿੱਚ ਉਹਨਾਂ ਦਾ ਰੁਜ਼ਗਾਰ ਨੂੰ ਕੋਈ ਡਾਕਟਰੀ ਰੁਕਾਵਟ ਨਹੀਂ ਹੈ।
- b. ਕੱਚੇ ਮਾਲ ਜਾਂ ਡੇਅਰੀ ਉਤਪਾਦਾਂ ਨਾਲ ਸਿੱਧੇ ਤੌਰ 'ਤੇ ਕੰਮ ਕਰਨ ਵਾਲੇ ਅਤੇ ਸੰਭਾਲਣ ਵਾਲੇ ਵਿਅਕਤੀ ਹਰ ਸਮੇਂ ਨਿੱਜੀ ਸਫਾਈ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣਗੇ। ਖਾਸ ਤੌਰ 'ਤੇ ਉਹ
- ਢੁਕਵੇਂ, ਸਾਫ਼ ਕੰਮ ਕਰਨ ਵਾਲੇ ਕੱਪੜੇ ਅਤੇ ਹੈਂਡਗੋਅਰ ਪਹਿਨੇ ਜੋ ਉਹਨਾਂ ਦੇ ਵਾਲਾਂ ਨੂੰ ਪੂਰੀ ਤਰ੍ਹਾਂ ਨਾਲ ਘੇਰ ਲੈਂਦਾ ਹੈ;
 - ਘੱਟੋ-ਘੱਟ ਹਰ ਵਾਰ ਜਦੋਂ ਕੰਮ ਮੁੜ ਸ਼ੁਰੂ ਕੀਤਾ ਜਾਂਦਾ ਹੈ ਅਤੇ ਜਦੋਂ ਵੀ ਉਨ੍ਹਾਂ ਦੇ ਹੱਥਾਂ ਵਿੱਚ ਗੰਦਗੀ ਹੁੰਦੀ ਹੈ ਤਾਂ ਆਪਣੇ ਹੱਥ ਧੋਵੇ; ਉਦਾਹਰਨ ਲਈ, ਖੰਘਣ / ਛਿੱਕਣ ਤੋਂ ਬਾਅਦ, ਟਾਇਲਟ ਵਿੱਚ ਜਾਣਾ, ਟੈਲੀਫੋਨ ਦੀ ਵਰਤੋਂ ਕਰਨਾ, ਸਿਗਰਟਨੋਸ਼ੀ ਆਦਿ।
 - (ਚਮੜੀ ਦੇ ਜ਼ਖਮਾਂ ਨੂੰ ਢੁਕਵੀਂ ਵਾਟਰਪਰੂਫ਼ ਡਰੈਸਿੰਗ ਨਾਲ ਢੱਕੋ। ਕਿਸੇ ਵੀ ਵਿਅਕਤੀ ਨੂੰ ਹੱਥ 'ਤੇ ਸੱਟ ਲੱਗੀ ਹੋਵੇ, ਭਾਵੇਂ ਡਰੈਸਿੰਗ ਦੇ ਨਾਲ, ਕਿਸੇ ਵੀ ਉਤਪਾਦ ਬਣਾਉਣ / ਸੰਭਾਲਣ ਵਾਲੇ ਭਾਗ ਵਿੱਚ ਨਹੀਂ ਰੱਖਿਆ ਜਾਵੇਗਾ।

- ਹੱਥਾਂ ਦੀਆਂ ਕੁਝ ਆਦਤਾਂ ਤੋਂ ਬਚੋ - ਉਦਾਹਰਨ ਲਈ, ਨੱਕ ਰਗੜਨਾ, ਵਾਲਾਂ ਵਿੱਚੋਂ ਉਂਗਲੀ ਵਗਣਾ, ਅੱਖਾਂ, ਕੰਨ ਅਤੇ ਮੂੰਹ ਰਗੜਨਾ, ਦਾੜੀ ਨੂੰ ਖੁਰਕਣਾ, ਸਰੀਰ ਦੇ ਅੰਗਾਂ ਨੂੰ ਖੁਰਕਣਾ ਆਦਿ ਜੋ ਡੇਅਰੀ ਉਤਪਾਦਾਂ ਨੂੰ ਸੰਭਾਲਣ ਨਾਲ ਸੰਭਾਵੀ ਤੌਰ 'ਤੇ ਖਤਰਨਾਕ ਹਨ, ਅਤੇ ਇਸ ਦੁਆਰਾ ਭੋਜਨ ਦੂਸ਼ਿਤ ਹੋ ਸਕਦੇ ਹਨ। ਇਸਦੀ ਤਿਆਰੀ ਦੌਰਾਨ ਕਰਮਚਾਰੀ ਤੋਂ ਉਤਪਾਦ ਵਿੱਚ ਬੈਕਟੀਰੀਆ ਦਾ ਤਬਾਹਦਲਾ। ਜਦੋਂ ਅਟੱਲ ਹੈ, ਤਾਂ ਅਜਿਹੀਆਂ ਕਾਰਵਾਈਆਂ ਤੋਂ ਬਾਅਦ ਕੰਮ ਮੁੜ ਸ਼ੁਰੂ ਕਰਨ ਤੋਂ ਪਹਿਲਾਂ ਹੱਥਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਧੋਣਾ ਚਾਹੀਦਾ ਹੈ

3. ਸਟੋਰੇਜ਼ ਲਈ ਸੈਨੇਟਰੀ ਲੋੜਾਂ

- a. ਪ੍ਰਾਪਤ ਕਰਨ ਤੋਂ ਤੁਰੰਤ ਬਾਅਦ, ਕੱਚੇ ਦੁੱਧ ਨੂੰ ਇੱਕ ਸਾਫ਼ ਜਗ੍ਹਾ 'ਤੇ ਰੱਖਿਆ ਜਾਣਾ ਚਾਹੀਦਾ ਹੈ, ਜੋ ਕਿ ਕਿਸੇ ਵੀ ਤਰ੍ਹਾਂ ਦੀ ਗੰਦਗੀ ਨੂੰ ਰੋਕਣ ਲਈ ਢੁਕਵੇਂ ਢੰਗ ਨਾਲ ਲੈਸ ਹੋਵੇ।
- b. ਦੁੱਧ ਅਤੇ ਦੁੱਧ ਉਤਪਾਦਾਂ ਦੀ ਸਟੋਰੇਜ਼ ਅਤੇ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਹਲਕੇ ਸਟੀਲ ਧਾਤ ਅਤੇ ਪਲਾਸਟਿਕ ਸਮੱਗਰੀ ਦੇ ਬਣੇ ਡੱਬਿਆਂ/ਕੰਟੇਨਰਾਂ ਦੀ ਇਜਾਜ਼ਤ ਨਹੀਂ ਹੋਵੇਗੀ।
- c. ਜੇਕਰ ਕੱਚਾ ਦੁੱਧ ਉਤਪਾਦਕ ਜਾਂ ਕਿਸਾਨ ਦੁਆਰਾ ਡੇਅਰੀ ਪਲਾਂਟ ਵਿੱਚ ਲਿਆਂਦਾ ਜਾਂਦਾ ਹੈ ਤਾਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਹ ਦੁੱਧ ਪਿਲਾਉਣ ਦੇ ਚਾਰ ਘੰਟਿਆਂ ਦੇ ਅੰਦਰ ਅੰਦਰ ਲਿਆਵੇ ਅਤੇ ਇਸਨੂੰ 4 ਡਿਗਰੀ ਸੈਲਸੀਅਸ ਜਾਂ ਇਸ ਤੋਂ ਘੱਟ ਦੇ ਤਾਪਮਾਨ ਤੱਕ ਠੰਡਾ ਕੀਤਾ ਜਾਵੇ ਅਤੇ ਉਦੋਂ ਤੱਕ ਉਸ ਤਾਪਮਾਨ 'ਤੇ ਬਰਕਰਾਰ ਰੱਖਿਆ ਜਾਵੇ। ਕਾਰਵਾਈ ਕੀਤੀ।
- d. ਜਿੱਥੇ ਇੱਕ ਉਤਪਾਦਕ ਤੋਂ ਰੋਜ਼ਾਨਾ ਕੱਚਾ ਦੁੱਧ ਇਕੱਠਾ ਕੀਤਾ ਜਾਂਦਾ ਹੈ, ਇਸ ਨੂੰ ਤੁਰੰਤ 4°C ਤੋਂ 6°C ਜਾਂ ਇਸ ਤੋਂ ਘੱਟ ਤਾਪਮਾਨ 'ਤੇ ਠੰਡਾ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰਕਿਰਿਆ ਹੋਣ ਤੱਕ ਉਸ ਤਾਪਮਾਨ 'ਤੇ ਰੱਖਿਆ ਜਾਣਾ ਚਾਹੀਦਾ ਹੈ;
- e. ਜਦੋਂ ਪਾਸਚਰਾਈਜ਼ੇਸ਼ਨ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ, ਤਾਂ ਪਾਸਚਰਾਈਜ਼ਡ ਦੁੱਧ ਨੂੰ ਤੁਰੰਤ 4°C ਜਾਂ ਇਸ ਤੋਂ ਘੱਟ ਤਾਪਮਾਨ 'ਤੇ ਠੰਡਾ ਕੀਤਾ ਜਾਣਾ ਚਾਹੀਦਾ ਹੈ। ਹੇਠਾਂ ਦਿੱਤੇ ਪੈਰਾਗ੍ਰਾਫ 7 ਦੇ ਅਧੀਨ, ਕਿਸੇ ਵੀ ਡੇਅਰੀ ਉਤਪਾਦ ਨੂੰ ਵਾਤਾਵਰਣ ਦੇ ਤਾਪਮਾਨ 'ਤੇ ਸਟੋਰ ਕਰਨ ਦਾ ਇਰਾਦਾ ਨਹੀਂ ਹੈ, ਉਸ ਉਤਪਾਦ ਦੇ ਨਿਰਮਾਤਾ ਦੁਆਰਾ ਸਥਾਪਿਤ ਕੀਤੇ ਗਏ ਤਾਪਮਾਨ 'ਤੇ ਜਿੰਨੀ ਜਲਦੀ ਸੰਭਵ ਹੋ ਸਕੇ ਠੰਡਾ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਉਸ ਤਾਪਮਾਨ 'ਤੇ ਸਟੋਰ ਕੀਤਾ ਜਾਣਾ ਚਾਹੀਦਾ ਹੈ।

- f. ਜਿੱਥੇ ਕੱਚੇ ਦੁੱਧ ਤੋਂ ਇਲਾਵਾ ਹੋਰ ਡੇਅਰੀ ਉਤਪਾਦਾਂ ਨੂੰ ਠੰਢੇ ਹਾਲਾਤਾਂ ਵਿੱਚ ਸਟੋਰ ਕੀਤਾ ਜਾਂਦਾ ਹੈ, ਉਹਨਾਂ ਦੇ ਸਟੋਰੇਜ਼ ਤਾਪਮਾਨ ਨੂੰ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ ਅਤੇ ਠੰਢਾ ਕਰਨ ਦੀ ਦਰ ਅਜਿਹੀ ਹੋਣੀ ਚਾਹੀਦੀ ਹੈ ਕਿ ਉਤਪਾਦ ਜਿੰਨੀ ਜਲਦੀ ਹੋ ਸਕੇ ਲੋੜੀਂਦੇ ਤਾਪਮਾਨ ਤੱਕ ਪਹੁੰਚ ਜਾਂਦੇ ਹਨ।
- g. ਅਧਿਕਤਮ ਤਾਪਮਾਨ ਜਿਸ 'ਤੇ ਪਾਸਚੁਰਾਈਜ਼ਡ ਦੁੱਧ ਨੂੰ ਉਦੋਂ ਤੱਕ ਸਟੋਰ ਕੀਤਾ ਜਾ ਸਕਦਾ ਹੈ ਜਦੋਂ ਤੱਕ ਇਹ ਇਲਾਜ ਸਥਾਪਨਾ ਤੋਂ ਬਾਹਰ ਨਹੀਂ ਨਿਕਲਦਾ 5°C ਤੋਂ ਵੱਧ ਨਹੀਂ ਹੋਣਾ ਚਾਹੀਦਾ ਹੈ।
4. ਲਪੇਟਣ ਅਤੇ ਪੈਕਿੰਗ
- a. ਡੇਅਰੀ ਉਤਪਾਦਾਂ ਦੀ ਲਪੇਟਣ ਅਤੇ ਪੈਕਿੰਗ ਤਸੱਲੀਬਖਸ਼ ਸਵੱਛ ਸਥਿਤੀਆਂ ਦੇ ਅਧੀਨ ਅਤੇ ਇਸ ਉਦੇਸ਼ ਲਈ ਪ੍ਰਦਾਨ ਕੀਤੇ ਗਏ ਕਮਰਿਆਂ ਵਿੱਚ ਕੀਤੀ ਜਾਵੇਗੀ।
- b. ਡੇਅਰੀ ਉਤਪਾਦਾਂ ਦਾ ਨਿਰਮਾਣ ਅਤੇ ਪੈਕੇਜਿੰਗ ਓਪਰੇਸ਼ਨ ਇੱਕੋ ਕਮਰੇ ਵਿੱਚ ਹੋ ਸਕਦਾ ਹੈ ਜੇਕਰ ਹੇਠ ਲਿਖੀਆਂ ਸ਼ਰਤਾਂ ਸੰਤੁਸ਼ਟ ਹੁੰਦੀਆਂ ਹਨ:
- ਓਪਰੇਸ਼ਨਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਕਮਰਾ ਕਾਫ਼ੀ ਵੱਡਾ ਅਤੇ ਲੈਸ ਹੋਣਾ ਚਾਹੀਦਾ ਹੈ;
 - ਰੈਪਿੰਗ ਅਤੇ ਪੈਕੇਜਿੰਗ ਨੂੰ ਟਰੀਟਮੈਂਟ ਜਾਂ ਪ੍ਰੋਸੈਸਿੰਗ ਅਦਾਰੇ ਵਿੱਚ ਸੁਰੱਖਿਆ ਕਵਰ ਵਿੱਚ ਲਿਆਇਆ ਜਾਣਾ ਚਾਹੀਦਾ ਹੈ ਜਿਸ ਵਿੱਚ ਉਹਨਾਂ ਨੂੰ ਨਿਰਮਾਣ ਤੋਂ ਤੁਰੰਤ ਬਾਅਦ ਰੱਖਿਆ ਗਿਆ ਸੀ ਅਤੇ ਜੇ ਡੇਅਰੀ ਅਦਾਰੇ ਵਿੱਚ ਢੇਆ-ਢੁਆਈ ਦੌਰਾਨ ਕਿਸੇ ਵੀ ਨੁਕਸਾਨ ਤੋਂ ਲਪੇਟਣ ਜਾਂ ਪੈਕੇਜਿੰਗ ਦੀ ਰੱਖਿਆ ਕਰਦਾ ਹੈ, ਅਤੇ ਉਹਨਾਂ ਨੂੰ ਉੱਥੇ ਸਟੋਰ ਕੀਤਾ ਜਾਣਾ ਚਾਹੀਦਾ ਹੈ। ਉਸ ਮੰਤਵ ਲਈ ਬਣਾਏ ਗਏ ਕਮਰੇ ਵਿੱਚ ਸਫਾਈ ਦੀਆਂ ਸਥਿਤੀਆਂ;
 - ਪੈਕੇਜਿੰਗ ਸਮਗਰੀ ਨੂੰ ਸਟੋਰ ਕਰਨ ਲਈ ਕਮਰੇ ਕੀੜੇ ਅਤੇ ਧੂੜ ਤੋਂ ਮੁਕਤ ਹੋਣੇ ਚਾਹੀਦੇ ਹਨ ਜੇ ਉਤਪਾਦ ਦੇ ਗੰਦਗੀ ਦੇ ਅਸਵੀਕਾਰਨਯੋਗ ਖਤਰੇ ਦਾ ਕਾਰਨ ਬਣ ਸਕਦੇ ਹਨ ਅਤੇ ਉਹਨਾਂ ਕਮਰਿਆਂ ਤੋਂ ਵੱਖ ਕੀਤੇ ਜਾਣੇ ਚਾਹੀਦੇ ਹਨ ਜੇ ਉਤਪਾਦਾਂ ਨੂੰ ਦੂਸ਼ਿਤ ਕਰ ਸਕਦੇ ਹਨ। ਪੈਕੇਜਿੰਗ ਨੂੰ ਸਿੱਧੇ ਫਰਸ਼ 'ਤੇ ਨਹੀਂ ਰੱਖਿਆ ਜਾਣਾ ਚਾਹੀਦਾ ਹੈ;
 - ਪੈਕਿੰਗ ਨੂੰ ਕਮਰੇ ਵਿੱਚ ਲਿਆਉਣ ਤੋਂ ਪਹਿਲਾਂ ਸਵੱਛ ਸਥਿਤੀਆਂ ਵਿੱਚ ਇਕੱਠਾ ਕੀਤਾ ਜਾਣਾ ਚਾਹੀਦਾ ਹੈ, ਆਟੋਮੈਟਿਕ ਅਸੈਂਬਲੀ ਜਾਂ ਪੈਕੇਜਿੰਗ ਦੇ ਮਾਮਲੇ ਨੂੰ ਛੱਡ ਕੇ, ਬਸ਼ਰਤ ਕਿ ਉਤਪਾਦਾਂ ਦੇ ਗੰਦਗੀ ਦਾ ਕੋਈ ਖਤਰਾ ਨਾ ਹੋਵੇ;

- ਪੈਕੇਜਿੰਗ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇ। ਇਸ ਨੂੰ ਹੈਂਡਲਿੰਗ ਅਤੇ ਉਤਪਾਦ ਸਮੇਟਣ ਦਾ ਤਜਰਬਾ ਰੱਖਣ ਵਾਲੇ ਸਟਾਫ ਦੇ ਵੱਖਰੇ ਸਮੂਹ ਦੁਆਰਾ ਸੰਭਾਲਿਆ ਜਾਵੇਗਾ
- ਪੈਕਿੰਗ ਤੋਂ ਤੁਰੰਤ ਬਾਅਦ, ਡੇਅਰੀ ਉਤਪਾਦਾਂ ਨੂੰ ਲੋੜੀਂਦੇ ਤਾਪਮਾਨ ਦੇ ਹੇਠਾਂ ਸਟੋਰੇਜ ਲਈ ਪ੍ਰਦਾਨ ਕੀਤੇ ਗਏ ਮਨੋਨੀਤ ਕਮਰਿਆਂ ਵਿੱਚ ਰੱਖਿਆ ਜਾਵੇਗਾ।
- c. ਗਰਮੀ ਨਾਲ ਇਲਾਜ ਕੀਤੇ ਦੁੱਧ ਅਤੇ ਦੁੱਧ ਦੇ ਉਤਪਾਦਾਂ ਨਾਲ ਬੋਤਲਾਂ ਵਿੱਚ ਭਰਨਾ ਜਾਂ ਭਰਨਾ ਸਵੱਛਤਾ ਨਾਲ ਕੀਤਾ ਜਾਣਾ ਚਾਹੀਦਾ ਹੈ।
- d. ਡੇਅਰੀ ਉਤਪਾਦਾਂ ਲਈ ਰੈਪਿੰਗ ਜਾਂ ਪੈਕੇਜਿੰਗ ਦੀ ਦੁਬਾਰਾ ਵਰਤੋਂ ਨਹੀਂ ਕੀਤੀ ਜਾ ਸਕਦੀ, ਸਿਵਾਏ ਜਿੱਥੇ ਕੰਟੇਨਰ ਇੱਕ ਕਿਸਮ ਦੇ ਹੋਣ ਜੇ ਪੂਰੀ ਤਰ੍ਹਾਂ ਸਫਾਈ ਅਤੇ ਰੋਗਾਣੂ ਮੁਕਤ ਕਰਨ ਤੋਂ ਬਾਅਦ ਦੁਬਾਰਾ ਵਰਤੇ ਜਾ ਸਕਦੇ ਹਨ।
- e. ਸੀਲਿੰਗ ਉਸ ਅਦਾਰੇ ਵਿੱਚ ਕੀਤੀ ਜਾਵੇਗੀ ਜਿਸ ਵਿੱਚ ਦੁੱਧ ਜਾਂ ਤਰਲ ਦੁੱਧ-ਅਧਾਰਿਤ ਉਤਪਾਦਾਂ ਦੀ ਆਖਰੀ ਗਰਮੀ-ਇਲਾਜ ਕੀਤੀ ਗਈ ਹੈ, ਭਰਨ ਤੋਂ ਤੁਰੰਤ ਬਾਅਦ, ਇੱਕ ਸੀਲਿੰਗ ਯੰਤਰ ਦੁਆਰਾ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਦੁੱਧ ਨੂੰ ਕਿਸੇ ਵੀ ਮਾੜੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਿਆ ਗਿਆ ਹੈ। ਇਸਦੀ ਵਿਸ਼ੇਸ਼ਤਾ 'ਤੇ ਬਾਹਰੀ ਮੂਲ. ਸੀਲਿੰਗ ਯੰਤਰ ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਜਾਣਾ ਚਾਹੀਦਾ ਹੈ ਕਿ ਇੱਕ ਵਾਰ ਡੱਬੇ ਨੂੰ ਖੋਲ੍ਹਣ ਤੋਂ ਬਾਅਦ, ਖੁੱਲ੍ਹਣ ਦਾ ਸਬੂਤ ਸਪੱਸ਼ਟ ਅਤੇ ਆਸਾਨੀ ਨਾਲ ਜਾਂਚਿਆ ਜਾਂਦਾ ਹੈ।

4.3 ਪੈਕੇਜਿੰਗ ਅਤੇ ਲੇਬਲਿੰਗ

ਪੈਕੇਜਿੰਗ ਡਿਜ਼ਾਈਨ ਅਤੇ ਸਮੱਗਰੀ ਗੰਦਗੀ, ਨੁਕਸਾਨ ਨੂੰ ਰੋਕਣ ਅਤੇ FSS ਐਕਟ ਅਤੇ ਉੱਥੇ ਦੇ ਨਿਯਮਾਂ ਦੇ ਤਹਿਤ ਨਿਰਧਾਰਤ ਲੇਬਲਿੰਗ ਨੂੰ ਅਨੁਕੂਲਿਤ ਕਰਨ ਲਈ ਉਤਪਾਦਾਂ ਲਈ ਸੁਰੱਖਿਆ ਪ੍ਰਦਾਨ ਕਰੇਗੀ। ਕੇਵਲ ਫੂਡ ਗ੍ਰੇਡ ਪੈਕੇਜਿੰਗ ਸਮੱਗਰੀ ਹੀ ਪ੍ਰਾਇਮਰੀ ਪੈਕੇਜਿੰਗ ਸਮੱਗਰੀ ਵਜੋਂ ਵਰਤੀ ਜਾਵੇਗੀ। ਅਲਮੀਨੀਅਮ, ਟੀਨ ਅਤੇ ਪਲਾਸਟਿਕ ਵਰਗੀਆਂ ਪੈਕੇਜਿੰਗ ਸਮੱਗਰੀਆਂ ਸਮੇਂ-ਸਮੇਂ 'ਤੇ FSS ਨਿਯਮਾਂ ਦੇ ਤਹਿਤ ਦੱਸੇ ਗਏ ਭਾਰਤੀ ਮਾਪਦੰਡਾਂ ਦੇ ਅਨੁਕੂਲ ਹੋਣਗੀਆਂ। ਖਰਾਬ, ਨੁਕਸਦਾਰ ਜਾਂ ਦੂਸ਼ਿਤ ਪੈਕੇਜਿੰਗ ਦੀ ਵਰਤੋਂ ਕਰਨ ਤੋਂ ਬਚਣ ਲਈ ਵਰਤੋਂ ਤੋਂ ਪਹਿਲਾਂ ਭੋਜਨ ਦੀ ਪੈਕਿੰਗ ਸਮੱਗਰੀ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਨਾਲ ਉਤਪਾਦ ਦੂਸ਼ਿਤ ਹੋ ਸਕਦਾ ਹੈ।

- ਡੇਅਰੀ ਉਤਪਾਦਾਂ ਦੀ ਲਪੇਟਣ ਅਤੇ ਪੈਕਿੰਗ ਤਸੱਲੀਬਖਸ਼ ਸਵੱਛ ਸਥਿਤੀਆਂ ਦੇ ਅਧੀਨ ਅਤੇ ਇਸ ਉਦੇਸ਼ ਲਈ ਪ੍ਰਦਾਨ ਕੀਤੇ ਗਏ ਕਮਰਿਆਂ ਵਿੱਚ ਕੀਤੀ ਜਾਵੇਗੀ।

- ਪੈਕੇਜਿੰਗ ਸਮਗਰੀ ਨੂੰ ਸਟੋਰ ਕਰਨ ਲਈ ਕਮਰੇ ਕੀੜੇ ਅਤੇ ਯੂੜ ਤੋਂ ਮੁਕਤ ਹੋਣੇ ਚਾਹੀਦੇ ਹਨ ਜੋ ਉਤਪਾਦ ਦੇ ਗੰਦਗੀ ਦੇ ਅਸਵੀਕਾਰਨਯੋਗ ਖਤਰੇ ਦਾ ਕਾਰਨ ਬਣ ਸਕਦੇ ਹਨ ਅਤੇ ਉਹਨਾਂ ਕਮਰਿਆਂ ਤੋਂ ਵੱਖ ਕੀਤੇ ਜਾਣੇ ਚਾਹੀਦੇ ਹਨ ਜੋ ਉਤਪਾਦਾਂ ਨੂੰ ਦੂਸ਼ਿਤ ਕਰ ਸਕਦੇ ਹਨ। ਪੈਕੇਜਿੰਗ ਨੂੰ ਸਿੱਧੇ ਫਰਸ਼ 'ਤੇ ਨਹੀਂ ਰੱਖਿਆ ਜਾਣਾ ਚਾਹੀਦਾ ਹੈ।
- ਪੈਕੇਜਿੰਗ ਬਿਨਾਂ ਕਿਸੇ ਦੇਰੀ ਦੇ ਲੇਬਲਿੰਗ ਦੇ ਬਾਅਦ ਕੀਤੀ ਜਾਵੇਗੀ। ਜੇਕਰ ਅਜਿਹਾ ਨਹੀਂ ਹੈ, ਤਾਂ ਇਹ ਯਕੀਨੀ ਬਣਾਉਣ ਲਈ ਢੁਕਵੀਂ ਪ੍ਰਕਿਰਿਆ ਲਾਗੂ ਕੀਤੀ ਜਾਵੇਗੀ ਕਿ ਕੋਈ ਮਿਲਾਵਟ ਜਾਂ ਗਲਤ ਲੇਬਲਿੰਗ ਨਾ ਹੋ ਸਕੇ। ਇਸ ਨੂੰ ਹੈਂਡਲਿੰਗ ਅਤੇ ਉਤਪਾਦ ਸਮੇਟਣ ਦਾ ਤਜਰਬਾ ਰੱਖਣ ਵਾਲੇ ਸਟਾਫ ਦੇ ਵੱਖਰੇ ਸਮੂਹ ਦੁਆਰਾ ਅਤੇ ਪੈਕੇਜਿੰਗ ਤੋਂ ਤੁਰੰਤ ਬਾਅਦ ਸੰਭਾਲਿਆ ਜਾਵੇਗਾ; ਡੇਅਰੀ ਉਤਪਾਦਾਂ ਨੂੰ ਲੋੜੀਂਦੇ ਤਾਪਮਾਨ ਦੇ ਹੇਠਾਂ ਸਟੋਰੇਜ ਲਈ ਪ੍ਰਦਾਨ ਕੀਤੇ ਗਏ ਮਨੋਨੀਤ ਕਮਰਿਆਂ ਵਿੱਚ ਰੱਖਿਆ ਜਾਵੇਗਾ।
- ਟ੍ਰਾਂਸਪੋਰਟ ਅਤੇ ਸਟੋਰੇਜ ਦੌਰਾਨ ਪੈਕੇਜਿੰਗ ਸਮੱਗਰੀ/ਰੈਪਿੰਗ ਸਮੱਗਰੀ ਨੂੰ ਬਾਹਰੀ ਵਾਤਾਵਰਣ/ਦੂਸ਼ਣ ਤੋਂ ਸੁਰੱਖਿਅਤ ਰੱਖਿਆ ਜਾਵੇਗਾ। ਡੇਅਰੀ ਪਲਾਂਟ ਵਿਖੇ ਪੈਕਿੰਗ ਸਮੱਗਰੀ ਦੇ ਸੁਰੱਖਿਅਤ ਅਤੇ ਸਵੱਛ ਭੰਡਾਰਨ ਲਈ ਸੁਵਿਧਾਵਾਂ ਸਥਾਪਿਤ ਕੀਤੀਆਂ ਜਾਣਗੀਆਂ।"
- ਡੇਅਰੀ ਉਤਪਾਦਾਂ ਲਈ ਰੈਪਿੰਗ ਜਾਂ ਪੈਕੇਜਿੰਗ ਦੀ ਦੁਬਾਰਾ ਵਰਤੋਂ ਨਹੀਂ ਕੀਤੀ ਜਾ ਸਕਦੀ, ਸਿਵਾਏ ਜਿੱਥੇ ਕੰਟੇਨਰ ਇੱਕ ਕਿਸਮ ਦੇ ਹੋਣ ਜੋ ਪੂਰੀ ਤਰ੍ਹਾਂ ਸਫਾਈ ਅਤੇ ਰੋਗਾਣੂ ਮੁਕਤ ਕਰਨ ਤੋਂ ਬਾਅਦ ਦੁਬਾਰਾ ਵਰਤੇ ਜਾ ਸਕਦੇ ਹਨ।
- “ਦੁੱਧ ਅਤੇ ਦੁੱਧ ਉਤਪਾਦਾਂ ਦੀ ਪੈਕਿੰਗ ਪ੍ਰੋਸੈਸਿੰਗ ਤੋਂ ਬਾਅਦ ਕੀਤੀ ਜਾਣੀ ਚਾਹੀਦੀ ਹੈ। ਪੈਕੇਜਾਂ ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਛੇੜਛਾੜ ਦੇ ਸਬੂਤ ਹਨ ਅਤੇ ਆਮ ਹੈਂਡਲਿੰਗ/ਓਪਰੇਸ਼ਨ ਦੌਰਾਨ ਆਸਾਨੀ ਨਾਲ ਨੁਕਸਾਨ ਨਹੀਂ ਜਾਂਦੇ। ਇੱਕ ਵਾਰ ਪੈਕੇਜ ਖੋਲ੍ਹੇ ਜਾਣ ਤੋਂ ਬਾਅਦ ਇਹ ਆਸਾਨੀ ਨਾਲ ਪਛਾਣੇ ਜਾਣ ਯੋਗ ਹੋਣੇ ਚਾਹੀਦੇ ਹਨ ਅਤੇ ਨਵੇਂ/ਨਾ ਖੋਲ੍ਹੇ ਪੈਕੇਜ ਦੇ ਵਿਰੁੱਧ ਡੁਪਲੀਕੇਟ ਨਹੀਂ ਕੀਤੇ ਜਾ ਸਕਦੇ ਹਨ।
- ਪ੍ਰਾਇਮਰੀ ਫੂਡ ਪੈਕੇਜਿੰਗ ਦੀ ਪ੍ਰਿੰਟਿੰਗ ਲਈ ਵਰਤੀ ਜਾਣ ਵਾਲੀ ਸਿਆਹੀ ਫੂਡ ਗ੍ਰੈਡ ਕੁਆਲਿਟੀ ਦੀ ਹੋਣੀ ਚਾਹੀਦੀ ਹੈ। ਇਸ ਨੂੰ IS 15495 ਮਿਆਰਾਂ ਜਾਂ ਫੂਡ ਪੈਕੇਜਿੰਗ ਅਤੇ ਪ੍ਰਿੰਟਿੰਗ ਵਿੱਚ ਵਰਤੋਂ ਲਈ ਹੋਰ ਅੰਤਰਰਾਸ਼ਟਰੀ ਮਾਪਦੰਡਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

4.4 ਪੈਕੇਜਿੰਗ ਸਮੱਗਰੀ ਦੀ ਕੋਡਿੰਗ ਅਤੇ ਲੇਬਲਿੰਗ

ਤਰਲ ਦੁੱਧ: ਦੁੱਧ ਦੀਆਂ ਬੋਤਲਾਂ/ਪਾਊਚ/ਅਸੈਪਟਿਕ ਪੈਕ ਦੀਆਂ ਟੋਪੀਆਂ ਉਨ੍ਹਾਂ ਵਿੱਚ ਮੌਜੂਦ ਦੁੱਧ ਦੀ ਪ੍ਰਕਿਰਤੀ ਨੂੰ ਸਪੱਸ਼ਟ ਤੌਰ 'ਤੇ ਦਰਸਾਉਣਗੀਆਂ। ਸੰਕੇਤ ਜਾਂ ਤਾਂ ਸੰਪੂਰਨ ਰੂਪ ਵਿੱਚ ਜਾਂ ਹੇਠਾਂ ਦਿਖਾਇਆ ਗਿਆ ਸੰਖੇਪ ਰੂਪ ਵਿੱਚ ਹੋ ਸਕਦਾ ਹੈ:

- i) ਮੱਝ ਦੇ ਦੁੱਧ ਨੂੰ 'ਬੀ' ਅੱਖਰ ਨਾਲ ਦਰਸਾਇਆ ਜਾ ਸਕਦਾ ਹੈ।
- ii) ਗਾਂ ਦੇ ਦੁੱਧ ਨੂੰ 'C' ਅੱਖਰ ਦੁਆਰਾ ਦਰਸਾਇਆ ਜਾ ਸਕਦਾ ਹੈ
- iii) ਬੱਕਰੀ ਦੇ ਦੁੱਧ ਨੂੰ 'G' ਅੱਖਰ ਦੁਆਰਾ ਦਰਸਾਇਆ ਜਾ ਸਕਦਾ ਹੈ
- iv) ਮਿਆਰੀ ਦੁੱਧ ਨੂੰ 'S' ਅੱਖਰ ਦੁਆਰਾ ਦਰਸਾਇਆ ਜਾ ਸਕਦਾ ਹੈ
- v) ਟੇਨਡ ਦੁੱਧ ਨੂੰ 'T' ਅੱਖਰ ਦੁਆਰਾ ਦਰਸਾਇਆ ਜਾ ਸਕਦਾ ਹੈ
- vi) ਡਬਲ ਟੇਨਡ ਦੁੱਧ ਨੂੰ 'DT' ਅੱਖਰ ਦੁਆਰਾ ਦਰਸਾਇਆ ਜਾ ਸਕਦਾ ਹੈ
- vii) ਸਕਿਮਡ ਦੁੱਧ ਨੂੰ 'K' ਅੱਖਰ ਦੁਆਰਾ ਦਰਸਾਇਆ ਜਾ ਸਕਦਾ ਹੈ
- viii) ਪਾਸਚੁਰਾਈਜ਼ਡ ਦੁੱਧ ਨੂੰ 'P' ਅੱਖਰ ਦੁਆਰਾ ਦਰਸਾਇਆ ਜਾ ਸਕਦਾ ਹੈ; ਦੁੱਧ ਦੀ ਸ਼੍ਰੇਣੀ ਦੇ ਬਾਅਦ, ਉਦਾਹਰਨ ਲਈ, ਪਾਸਚੁਰਾਈਜ਼ਡ ਮੱਝ ਦੇ ਦੁੱਧ ਵਿੱਚ 'PB' ਅੱਖਰ ਹੋਣਗੇ।
- ix) ਵਿਕਲਪਕ ਤੌਰ 'ਤੇ, ਪੈਕ/ਕੈਪਸ/ਬੈਗਾਂ ਦੇ ਢੁਕਵੇਂ ਸੰਕੇਤਕ ਰੰਗ ਉਹਨਾਂ ਵਿੱਚ ਮੌਜੂਦ ਦੁੱਧ ਦੀ ਪ੍ਰਕਿਰਤੀ ਦਾ ਸੂਚਕ ਹੋਣੇ ਚਾਹੀਦੇ ਹਨ, ਉਹਨਾਂ ਸਥਾਨਾਂ 'ਤੇ ਪ੍ਰਦਰਸ਼ਿਤ ਕੀਤੇ ਜਾ ਰਹੇ ਰੰਗਾਂ ਦਾ ਵਰਗੀਕਰਨ ਜਿੱਥੇ ਦੁੱਧ ਵੇਚਿਆ ਜਾਂਦਾ ਹੈ / ਸਟੋਰ ਕੀਤਾ ਜਾਂਦਾ ਹੈ ਜਾਂ ਵਿਕਰੀ ਲਈ ਪ੍ਰਦਰਸ਼ਿਤ ਕੀਤਾ ਜਾਂਦਾ ਹੈ, ਬਸ਼ਰਤ ਕਿ ਇਹ ਇੱਕੋ ਸਮੇਂ ਕੀਤਾ ਗਿਆ ਹੋਵੇ। ਸਬੰਧਤ ਮਨੋਨੀਤ ਅਧਿਕਾਰੀ ਨੂੰ ਸੂਚਿਤ ਕੀਤਾ ਗਿਆ ਹੈ, ਅਤੇ ਸਥਾਨਕ ਮੀਡੀਆ ਦੁਆਰਾ ਪ੍ਰਸਾਰਿਤ ਜਾਣਕਾਰੀ

4.5 ਲੇਬਲਿੰਗ ਲੋੜਾਂ ਤੋਂ ਛੋਟਾਂ

ਜਿੱਥੇ ਪੈਕੇਜ ਦਾ ਸਤਹ ਖੇਤਰਫਲ 100 ਵਰਗ ਸੈਂਟੀਮੀਟਰ ਤੋਂ ਵੱਧ ਨਾ ਹੋਵੇ, ਅਜਿਹੇ ਪੈਕੇਜ ਦੇ ਲੇਬਲ ਨੂੰ ਸਮੱਗਰੀ ਦੀ ਸੂਚੀ, ਲਾਟ ਨੰਬਰ ਜਾਂ ਬੈਚ ਨੰਬਰ ਜਾਂ ਕੋਡ ਨੰਬਰ, ਪੇਸ਼ਣ ਸੰਬੰਧੀ ਜਾਣਕਾਰੀ ਅਤੇ ਵਰਤੋਂ ਲਈ ਨਿਰਦੇਸ਼ਾਂ ਦੀਆਂ ਲੋੜਾਂ ਤੋਂ ਛੋਟੇ ਦਿੱਤੀ ਜਾਵੇਗੀ, ਪਰ ਇਹ ਜਾਣਕਾਰੀ ਥੋਕ ਪੈਕੇਜਾਂ ਜਾਂ ਮਲਟੀ-ਪੀਸ ਪੈਕੇਜਾਂ 'ਤੇ ਦਿੱਤਾ ਜਾਵੇਗਾ, ਜਿਵੇਂ ਕਿ ਕੇਸ ਹੋ ਸਕਦਾ ਹੈ।

1. 30 ਵਰਗ ਸੈਂਟੀਮੀਟਰ ਤੋਂ ਘੱਟ ਸਤਹ ਖੇਤਰ ਵਾਲੇ ਪੈਕੇਜ 'ਤੇ 'ਨਿਰਮਾਣ ਦੀ ਮਿਤੀ' ਜਾਂ 'ਸਭ ਤੋਂ ਵਧੀਆ ਮਿਤੀ ਤੋਂ ਪਹਿਲਾਂ' ਜਾਂ 'ਮਿਆਦ ਸਮਾਪਤੀ ਦੀ ਮਿਤੀ' ਦਾ ਜ਼ਿਕਰ ਕਰਨ ਦੀ ਲੋੜ ਨਹੀਂ ਹੋ ਸਕਦੀ ਪਰ ਇਹ ਜਾਣਕਾਰੀ ਥੋਕ ਪੈਕੇਜਾਂ ਜਾਂ ਮਲਟੀ-ਪੀਸ ਪੈਕੇਜਾਂ 'ਤੇ ਦਿੱਤੀ ਜਾਵੇਗੀ। , ਜਿਵੇਂ ਕਿ ਕੇਸ ਹੋ ਸਕਦਾ ਹੈ;
2. ਬੋਤਲਾਂ ਵਿੱਚ ਵੇਚੇ ਜਾਣ ਵਾਲੇ ਤਰਲ ਉਤਪਾਦਾਂ ਦੇ ਮਾਮਲੇ ਵਿੱਚ, ਜੇਕਰ ਅਜਿਹੀ ਬੋਤਲ ਨੂੰ ਮੁੜ ਭਰਨ ਲਈ ਦੁਬਾਰਾ ਵਰਤਣ ਦਾ ਇਰਾਦਾ ਹੈ, ਤਾਂ ਸਮੱਗਰੀ ਦੀ ਸੂਚੀ ਦੀ ਲੋੜ ਨੂੰ ਛੇਟ ਦਿੱਤੀ ਜਾਵੇਗੀ, ਪਰ ਰੈਗੂਲੇਸ਼ਨ 2.2.2 (4) ਵਿੱਚ ਦਰਸਾਏ ਗਏ ਪੇਸ਼ਣ ਸੰਬੰਧੀ ਜਾਣਕਾਰੀ ਇਹ ਨਿਯਮਾਂ 'ਤੇ ਦਿੱਤੀ ਜਾਵੇਗੀ। ਲੇਬਲ. ਬਸ਼ਰਤੇ ਕਿ 19 ਮਾਰਚ, 2009 ਤੋਂ ਬਾਅਦ ਬਣਾਈਆਂ ਗਈਆਂ ਅਜਿਹੀਆਂ ਕੱਚ ਦੀਆਂ ਬੋਤਲਾਂ ਦੇ ਮਾਮਲੇ ਵਿੱਚ, ਬੋਤਲ 'ਤੇ ਸਮੱਗਰੀ ਦੀ ਸੂਚੀ ਅਤੇ ਪੇਸ਼ਣ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ।
3. “ਇਸ ਪੈਕੇਜ ਦੀ ਸਮੱਗਰੀ ਦੇ ਨਾਲ ਟੇਨਡ ਦੁੱਧ ਜਾਂ ਸਕਿਮਡ ਦੁੱਧ (ਜਿਵੇਂ ਵੀ ਹੋ ਸਕਦਾ ਹੈ) ਦੀ ਰਚਨਾ ਤੋਂ ਹੇਠਾਂ ਨਾ ਹੋਣ ਵਾਲਾ ਤਰਲ ਬਣਾਉਣ ਲਈ, ਇਸ ਸੰਘਣੇ ਦੁੱਧ ਦੀ ਮਾਤਰਾ ਦੇ ਹਿਸਾਬ ਨਾਲ ਇੱਕ ਹਿੱਸੇ ਵਿੱਚ ਪਾਣੀ ਦੀ ਮਾਤਰਾ (ਇੱਥੇ ਭਾਗਾਂ ਦੀ ਸੰਖਿਆ ਪਾਓ) ਸ਼ਾਮਲ ਕਰੋ। ਦੁੱਧ ਜਾਂ ਖੁਸ਼ਕ (ਸੁੱਕਿਆ) ਦੁੱਧ”।
4. ਸੱਤ ਦਿਨਾਂ ਤੋਂ ਵੱਧ ਦੀ ਸ਼ੈਲਫ-ਲਾਈਫ ਵਾਲੇ ਭੋਜਨ ਦੇ ਮਾਮਲੇ ਵਿੱਚ, ਪੈਕ ਕੀਤੇ ਭੋਜਨ ਪਦਾਰਥਾਂ ਦੇ ਲੇਬਲ 'ਤੇ 'ਨਿਰਮਾਣ ਦੀ ਮਿਤੀ' ਦਾ ਜ਼ਿਕਰ ਕਰਨ ਦੀ ਲੋੜ ਨਹੀਂ ਹੋ ਸਕਦੀ, ਪਰ ਨਿਰਮਾਤਾ ਜਾਂ ਪੈਕਰ ਦੁਆਰਾ 'ਤਾਰੀਖ ਅਨੁਸਾਰ ਵਰਤੋਂ' ਦਾ ਜ਼ਿਕਰ ਲੇਬਲ 'ਤੇ ਕੀਤਾ ਜਾਵੇਗਾ।
5. ਮਲਟੀ-ਪੀਸ ਪੈਕੇਜਾਂ ਦੇ ਮਾਮਲੇ ਵਿੱਚ, ਸਮੱਗਰੀ ਦੀ ਸੂਚੀ, ਪੇਸ਼ਣ ਸੰਬੰਧੀ ਜਾਣਕਾਰੀ, ਨਿਰਮਾਣ/ਪੈਕਿੰਗ ਦੀ ਮਿਤੀ, ਸਭ ਤੋਂ ਪਹਿਲਾਂ, ਇਰਡੀਏਟਿਡ ਭੋਜਨ ਦੀ ਮਿਆਦ ਪੁੱਗਣ ਦੀ ਮਿਤੀ ਲੇਬਲਿੰਗ ਅਤੇ ਸ਼ਾਕਾਹਾਰੀ ਲੇਗੋ/ਗ਼ੈਰ-ਸ਼ਾਕਾਹਾਰੀ ਲੇਗੋ ਬਾਰੇ ਵੇਰਵੇ ਨਿਰਧਾਰਤ ਨਹੀਂ ਕੀਤੇ ਜਾ ਸਕਦੇ ਹਨ।

4.6 ਨਿਰਮਾਣ ਜਾਂ ਪੈਕਿੰਗ ਦੀ ਮਿਤੀ

ਮਿਤੀ, ਮਹੀਨਾ ਅਤੇ ਸਾਲ ਜਿਸ ਵਿੱਚ ਵਸਤੂ ਦਾ ਨਿਰਮਾਣ, ਪੈਕ ਜਾਂ ਪ੍ਰੀ-ਪੈਕ ਕੀਤਾ ਗਿਆ ਹੈ, ਲੇਬਲ 'ਤੇ ਦਿੱਤਾ ਜਾਵੇਗਾ:

ਬਸ਼ਰਤੇ ਕਿ ਉਤਪਾਦਨ, ਪੈਕਿੰਗ ਜਾਂ ਪ੍ਰੀ-ਪੈਕਿੰਗ ਦਾ ਮਹੀਨਾ ਅਤੇ ਸਾਲ ਦਿੱਤਾ ਜਾਵੇਗਾ ਜੇਕਰ ਉਤਪਾਦਾਂ ਦੀ "ਬੈਸਟ ਬੀਫੋਰ ਡੇਟ" ਤਿੰਨ ਮਹੀਨਿਆਂ ਤੋਂ ਵੱਧ ਹੈ:

ਬਸ਼ਰਤੇ ਅੱਗੇ ਇਹ ਕਿ ਜੇਕਰ ਕਿਸੇ ਪੈਕੇਜ ਵਿੱਚ ਵਸਤੂ ਸ਼ਾਮਲ ਹੈ ਜਿਸਦੀ ਮਿਆਦ ਤਿੰਨ ਮਹੀਨਿਆਂ ਤੋਂ ਘੱਟ ਹੈ, ਤਾਂ ਮਿਤੀ, ਮਹੀਨਾ ਅਤੇ ਸਾਲ ਜਿਸ ਵਿੱਚ ਵਸਤੂ ਦਾ ਨਿਰਮਾਣ ਜਾਂ ਤਿਆਰ ਕੀਤਾ ਗਿਆ ਹੈ ਜਾਂ ਪ੍ਰੀ-ਪੈਕ ਕੀਤਾ ਗਿਆ ਹੈ, ਲੇਬਲ 'ਤੇ ਜ਼ਿਕਰ ਕੀਤਾ ਜਾਵੇਗਾ।

ਤਾਰੀਖ ਤੋਂ ਪਹਿਲਾਂ ਅਤੇ ਵਰਤੋਂ ਲਈ ਸਭ ਤੋਂ ਵਧੀਆ

- i) ਵੱਡੇ ਅੱਖਰਾਂ ਵਿੱਚ ਮਹੀਨਾ ਅਤੇ ਸਾਲ ਜਿਸ ਤੱਕ ਉਤਪਾਦ ਖਪਤ ਲਈ ਸਭ ਤੋਂ ਵਧੀਆ ਹੈ, ਹੇਠਾਂ ਦਿੱਤੇ ਢੰਗ ਨਾਲ, ਅਰਥਾਤ:

"BEST BEFORE.....MONTHS AND YEAR"

(ਸਭ ਤੋਂ ਵਧੀਆ ਮਹੀਨੇ ਅਤੇ ਸਾਲ ਤੋਂ ਪਹਿਲਾਂ)

ਜਾਂ

"BEST BEFORE.....MONTHS FROM PACKAGING"

(ਸਭ ਤੋਂ ਵਧੀਆ.....ਮਹੀਨੇ ਦੀ ਪੈਕੇਜਿੰਗ ਤੋਂ ਪਹਿਲਾਂ)

ਜਾਂ

"BEST BEFORE.....MONTHS FROM MANUFACTURING"

(ਸਭ ਤੋਂ ਵਧੀਆਮਹੀਨੇ ਦੇ ਨਿਰਮਾਣ ਤੋਂ ਪਹਿਲਾਂ)

(ਨੋਟ: - ਖਾਲੀ ਭਰਿਆ ਜਾਵੇ)

- ii) ਪੈਕੇਜ ਜਾਂ ਬੋਤਲ ਦੇ ਮਾਮਲੇ ਵਿੱਚ ਜਰਮ ਜਾਂ ਅਲਟਰਾ ਹਾਈ ਟੈਂਪਰੇਚਰ ਟ੍ਰੀਟਿਡ ਦੁੱਧ, ਸੋਇਆ ਦੁੱਧ, ਫਲੇਵਰਡ ਦੁੱਧ, ਰੋਟੀ, ਢੋਕਲਾ, ਭੇਲਪੁਰੀ, ਪੀਜ਼ਾ, ਡੋਨਟਸ, ਖੇਆ, ਪਨੀਰ, ਜਾਂ ਫਲਾਂ, ਸਬਜ਼ੀਆਂ, ਮੀਟ, ਮੱਛੀ ਦਾ ਕੋਈ ਵੀ ਬਿਨਾਂ ਡੱਬਾਬੰਦ ਪੈਕੇਜ ਵਾਲਾ ਪੈਕੇਜ ਜਾਂ ਕਿਸੇ ਹੋਰ ਵਸਤੂ ਵਰਗੀ, ਘੋਸ਼ਣਾ ਹੇਠ ਲਿਖੇ ਅਨੁਸਾਰ ਕੀਤੀ ਜਾਵੇ

"BEST BEFORE.....DATE/MONTH/YEAR"

(ਸਭ ਤੋਂ ਵਧੀਆ.....ਤਾਰੀਖ/ਮਹੀਨਾ/ਸਾਲ ਤੋਂ ਪਹਿਲਾਂ)

ਜਾਂ

"BEST BEFORE.....DAYS FROM PACKAGING"

(ਸਭ ਤੋਂ ਵਧੀਆਦਿਨ ਦੀ ਪੈਕੇਜਿੰਗ ਤੋਂ ਪਹਿਲਾਂ)

ਜਾਂ

"BEST BEFORE.....DAYS FROM MANUFACTURING"

(ਸਭ ਤੋਂ ਵਧੀਆਦਿਨ ਦੇ ਨਿਰਮਾਣ ਤੋਂ ਪਹਿਲਾਂ)

ਨੋਟ:

(a) ਖਾਲੀ ਥਾਂ ਭਰੀਆਂ ਜਾਣ

(b) ਮਹੀਨੇ ਅਤੇ ਸਾਲ ਨੂੰ ਅੰਕਾਂ ਵਿੱਚ ਵਰਤਿਆ ਜਾ ਸਕਦਾ ਹੈ (c) ਸਾਲ ਦੇ ਅੰਕਾਂ ਵਿੱਚ ਦਿੱਤਾ ਜਾ ਸਕਦਾ ਹੈ

(iii) Aspartame ਦੇ ਪੈਕੇਜਾਂ 'ਤੇ, ਸਭ ਤੋਂ ਪਹਿਲਾਂ ਦੀ ਮਿਤੀ ਦੀ ਬਜਾਏ, ਮਿਤੀ ਦੁਆਰਾ ਵਰਤੋਂ/ਸਿਫਾਰਸ਼ੀ ਆਖਰੀ ਖਪਤ ਦੀ ਮਿਤੀ/ਮਿਆਦ ਸਮਾਪਤੀ ਦੀ ਮਿਤੀ ਦਿੱਤੀ ਜਾਵੇਗੀ, ਜੋ ਕਿ ਪੈਕਿੰਗ ਦੀ ਮਿਤੀ ਤੋਂ ਤਿੰਨ ਸਾਲਾਂ ਤੋਂ ਵੱਧ ਨਹੀਂ ਹੋਵੇਗੀ;

(iv) ਬੱਚੇ ਦੇ ਦੁੱਧ ਦੇ ਬਦਲ ਅਤੇ ਬੱਚੇ ਦੇ ਭੋਜਨ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਦੀ ਮਿਤੀ ਦੀ ਬਜਾਏ, ਮਿਤੀ ਦੁਆਰਾ ਵਰਤੋਂ/ਸਿਫਾਰਸ਼ੀ ਆਖਰੀ ਖਪਤ ਦੀ ਮਿਤੀ/ਮਿਆਦ ਸਮਾਪਤੀ ਦੀ ਮਿਤੀ ਦਿੱਤੀ ਜਾਵੇਗੀ, ਬਸ਼ਰਤ ਕਿ ਖਪਤ ਲਈ ਸਭ ਤੋਂ ਪਹਿਲਾਂ ਦੀ ਮਿਤੀ ਤੋਂ ਪਹਿਲਾਂ ਦੀ ਘੋਸ਼ਣਾ ਲਾਗੂ ਨਹੀਂ ਹੋਵੇਗੀ।

4.7 ਦਸਤਾਵੇਜ਼ ਅਤੇ ਰਿਕਾਰਡ ਰੱਖਣਾ

ਹਰ ਸੰਸਥਾ ਨੂੰ ਕੱਚੇ ਮਾਲ ਦੀ ਖਰੀਦ, ਉਤਪਾਦਨ ਪ੍ਰਕਿਰਿਆਵਾਂ ਅਤੇ ਵਿਕਰੀ ਦਾ ਰਿਕਾਰਡ ਰੱਖਣਾ ਹੁੰਦਾ ਹੈ। ਇਹ ਯਕੀਨੀ ਬਣਾਉਣ ਲਈ ਹੈ ਕਿ ਕਾਰੋਬਾਰ ਪ੍ਰਭਾਵਸ਼ਾਲੀ ਢੰਗ ਨਾਲ ਚੱਲਦਾ ਹੈ ਅਤੇ ਲਾਭਦਾਇਕ ਹੈ। ਹੇਠਾਂ ਕੁਝ ਕਾਰਨ ਦੱਸੇ ਗਏ ਹਨ ਕਿ ਦਸਤਾਵੇਜ਼ਾਂ ਦੀ ਲੋੜ ਕਿਉਂ ਹੈ:

1. ਇਹ ਕਾਰੋਬਾਰ ਨੂੰ ਚਲਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਾ ਹੈ।

2. ਇਹ ਉਤਪਾਦ ਦੀ ਗੁਣਵੱਤਾ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।
3. ਇਹ ਕਾਰੋਬਾਰ ਵਿੱਚ ਨਿਵੇਸ਼ ਕੀਤੇ ਪੈਸੇ ਦਾ ਰਿਕਾਰਡ ਰੱਖਣ ਵਿੱਚ ਮਦਦ ਕਰਦਾ ਹੈ।
4. ਇਹ ਕੱਚੇ ਮਾਲ ਜਾਂ ਉਤਪਾਦ ਸਮੱਗਰੀ ਦੀਆਂ ਵੱਖਰੀਆਂ ਲਾਗਤਾਂ ਦੀ ਪਛਾਣ ਕਰਨ ਵਿੱਚ ਮਦਦ ਕਰਦਾ ਹੈ।
5. ਇਹ ਇੱਕ ਖਾਸ ਪ੍ਰਕਿਰਿਆ ਦੀ ਉਤਪਾਦਨ ਲਾਗਤ ਦੀ ਪਛਾਣ ਕਰਨ ਵਿੱਚ ਮਦਦ ਕਰਦਾ ਹੈ।
6. ਇਹ ਯਕੀਨੀ ਬਣਾਉਣ ਵਿੱਚ ਮਦਦ ਕਰਦਾ ਹੈ ਕਿ ਉਤਪਾਦਨ ਦੇ ਦੌਰਾਨ ਸਾਰੇ ਗੁਣਵੱਤਾ ਭਰੋਸਾ ਅਭਿਆਸਾਂ ਦੀ ਪਾਲਣਾ ਕੀਤੀ ਗਈ ਸੀ।
7. ਇਹ ਯਕੀਨੀ ਬਣਾਉਣ ਵਿੱਚ ਮਦਦ ਕਰਦਾ ਹੈ ਕਿ ਉਤਪਾਦਨ ਦੇ ਉਪਕਰਨ ਸੁਚਾਰੂ/ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਹੇ ਹਨ।
8. ਇਹ ਕਾਨੂੰਨੀ ਪ੍ਰਕਿਰਿਆਵਾਂ ਲਈ ਸਬੂਤ ਵਜੋਂ ਕੰਮ ਕਰਦਾ ਹੈ।
9. ਇਹ ਉਤਪਾਦ ਦੀ ਉਚਿਤ ਕੀਮਤ ਨਿਰਧਾਰਤ ਕਰਨ ਵਿੱਚ ਮਦਦ ਕਰਦਾ ਹੈ।
10. ਇਹ ਸਹੀ ਸਮੇਂ 'ਤੇ ਸੁਧਾਰਾਤਮਕ ਉਪਾਅ ਕਰਨ ਵਿੱਚ ਮਦਦ ਕਰਦਾ ਹੈ।

4.8 ਰਿਕਾਰਡ ਕਿਵੇਂ ਰੱਖਣੇ ਹਨ?

ਹਰ ਫੂਡ ਪ੍ਰੋਸੈਸਿੰਗ ਸੰਸਥਾ ਰਿਕਾਰਡ ਰੱਖਣ ਦੇ ਘੱਟ ਜਾਂ ਘੱਟ ਸਮਾਨ ਤਰੀਕੇ ਦੀ ਪਾਲਣਾ ਕਰਦੀ ਹੈ। ਉਤਪਾਦਨ ਦੇ ਰਿਕਾਰਡ ਹੇਠ ਲਿਖਿਆਂ ਦਾ ਲੋਗ ਰੱਖਦੇ ਹਨ:

- ਪ੍ਰਾਪਤ ਹੋਏ ਕੱਚੇ ਮਾਲ ਦੀ ਮਾਤਰਾ ਅਤੇ ਕਿਸਮ
- ਪ੍ਰੋਸੈਸਿੰਗ ਦੌਰਾਨ ਵਰਤੀ ਗਈ ਸਮੱਗਰੀ ਦੀ ਮਾਤਰਾ ਅਤੇ ਕਿਸਮ
- ਪ੍ਰੋਸੈਸਿੰਗ ਦੀਆਂ ਸਥਿਤੀਆਂ ਜਿਨ੍ਹਾਂ ਵਿੱਚ ਉਤਪਾਦਨ ਹੋਇਆ ਸੀ (ਜਿਵੇਂ, ਤਾਪਮਾਨ ਸੈੱਟ ਜਾਂ ਹਵਾ ਦਾ ਦਬਾਅ ਲਾਗੂ)
- ਉਤਪਾਦ ਦੀ ਗੁਣਵੱਤਾ ਪੈਦਾ ਕੀਤੀ

ਉਤਪਾਦ ਦੀ ਗੁਣਵੱਤਾ ਕੇਵਲ ਉਦੋਂ ਹੀ ਬਣਾਈ ਰੱਖੀ ਜਾ ਸਕਦੀ ਹੈ ਜਦੋਂ:

- ਸਮੱਗਰੀ ਅਤੇ ਕੱਚੇ ਮਾਲ ਦੀ ਇੱਕੋ ਮਾਤਰਾ ਅਤੇ ਗੁਣਵੱਤਾ ਹਰ ਬੈਚ ਵਿੱਚ ਮਿਲਾਈ ਜਾਂਦੀ ਹੈ

- ਹਰੇਕ ਬੈਚ ਲਈ ਇੱਕ ਮਿਆਰੀ ਫਾਰਮੂਲੇ ਦੀ ਵਰਤੋਂ ਕੀਤੀ ਜਾਂਦੀ ਹੈ
- ਮਿਆਰੀ ਪ੍ਰਕਿਰਿਆ ਪੈਰਾਮੀਟਰ ਹਰ ਬੈਚ ਲਈ ਲਾਗੂ ਕੀਤੇ ਜਾਂਦੇ ਹਨ

ਭੋਜਨ ਦੇ ਹਰ ਬੈਚ ਨੂੰ ਇੱਕ ਬੈਚ ਨੰਬਰ ਦਿੱਤਾ ਜਾਂਦਾ ਹੈ। ਇਹ ਨੰਬਰ ਇਸ ਵਿੱਚ ਦਰਜ ਹੈ:

- ਸਟਾਕ ਕੰਟਰੋਲ ਬੁੱਕ (ਜਿੱਥੇ ਕੱਚੇ ਮਾਲ ਦੀ ਖਰੀਦ ਨੋਟ ਕੀਤੀ ਜਾਂਦੀ ਹੈ)
- ਪ੍ਰੋਸੈਸਿੰਗ ਲੋਗਬੁੱਕ (ਜਿੱਥੇ ਉਤਪਾਦਨ ਪ੍ਰਕਿਰਿਆ ਨੋਟ ਕੀਤੀ ਜਾਂਦੀ ਹੈ)
- ਉਤਪਾਦ ਵਿਕਰੀ ਰਿਕਾਰਡ (ਜਿੱਥੇ ਵਿਕਰੀ ਅਤੇ ਵੰਡ ਨੋਟ ਕੀਤੇ ਗਏ ਹਨ)

ਬੈਚ ਨੰਬਰ ਉਤਪਾਦ ਕੋਡ ਨੰਬਰ ਨਾਲ ਸਬੰਧਿਤ ਹੋਣਾ ਚਾਹੀਦਾ ਹੈ, ਜੋ ਲੇਬਲਾਂ 'ਤੇ ਛਾਪਿਆ ਗਿਆ ਹੈ। ਇਹ ਪ੍ਰੋਸੈਸਰ ਦੀ ਵਰਤੋਂ ਕੀਤੇ ਗਏ ਕੱਚੇ ਮਾਲ ਜਾਂ ਉਤਪਾਦਨ ਪ੍ਰਕਿਰਿਆ ਦੇ ਬੈਚ ਵਿੱਚ ਪਾਏ ਗਏ ਕਿਸੇ ਵੀ ਨੁਕਸ ਦਾ ਪਤਾ ਲਗਾਉਣ ਵਿੱਚ ਮਦਦ ਕਰਦਾ ਹੈ।

ਅਧਿਆਇ - 5

ਸਫਾਈ ਅਤੇ ਸੀ.ਆਈ.ਪੀ

5.1 ਟੈਂਕਰ ਧੋਣਾ

ਇਸ ਯੂਨਿਟ ਦਾ ਮੁੱਖ ਉਦੇਸ਼ ਮਾਈਕ੍ਰੋਬਾਇਲ ਅਤੇ ਬੈਕਟੀਰੀਆ ਦੇ ਵਿਕਾਸ ਤੋਂ ਬਚਣ ਲਈ ਟੈਂਕਰਾਂ ਨੂੰ ਅਨਲੋਡ ਕਰਨ ਤੋਂ ਬਾਅਦ ਜਾਂ ਦੁੱਧ ਜਾਂ ਕਿਸੇ ਹੋਰ ਡੇਅਰੀ ਸਮੱਗਰੀ ਨੂੰ ਅਪਲੋਡ ਕਰਨ ਤੋਂ ਪਹਿਲਾਂ ਸਹੀ ਢੰਗ ਨਾਲ ਸਾਫ਼ ਕਰਨਾ ਹੈ।

ਪੜਾਅਵਾਰ ਧੋਣ ਦੀ ਕਾਰਵਾਈ:

- ਕਾਸਟਿਕ ਘੋਲ ਨੂੰ 15 ਮਿੰਟ ਲਈ (1 - 1.5%) 70 - 75°C 'ਤੇ ਸਰਕੂਲੇਟ ਕਰੋ।
- ਕਾਸਟਿਕ ਨੂੰ ਪਾਣੀ ਨਾਲ ਫਲੱਸ਼ ਕਰੋ।
- 15 ਮਿੰਟ ਲਈ ਗਰਮ ਪਾਣੀ ਨਾਲ ਸਰਕੂਲੇਟ ਕਰੋ। (80 – 850C)
- ਤਾਪਮਾਨ ਨੂੰ ਠੰਢਾ ਹੋਣ ਦਿਓ
- QA ਕਲੀਅਰੈਂਸ ਪ੍ਰਾਪਤ ਕਰੋ

5.2 ਕਰੇਟ ਧੋਣਾ:

ਆਮ ਤੌਰ 'ਤੇ ਬਕਸੇ ਦੀ ਸਫਾਈ ਲਈ ਅਰਧ-ਆਟੋਮੈਟਿਕ ਕਰੇਟ ਵਾਸ਼ਰ ਦੀ ਵਰਤੋਂ ਕੀਤੀ ਜਾਂਦੀ ਹੈ। ਵਾਸ਼ਰ ਪੜਾਵਾਂ ਵਿੱਚ ਬਕਸੇ ਸਾਫ਼ ਕਰਦਾ ਹੈ


ਠੋਸ ਰਹਿੰਦ-ਖੂੰਹਦ ਨੂੰ ਹਟਾਉਣਾ - ਹੱਥੀਂ

1. ਪ੍ਰੀ-ਕੁਲੀ
2. ਗਰਮ ਪਾਣੀ ਅਤੇ ਕਾਸਟਿਕ ਹੱਲ
3. ਅੰਤਮ ਕੁਰਲੀ

5.3 ਕੱਚੇ ਦੁੱਧ ਦੀ ਟੈਂਕੀ, ਮਲਟੀਪਰਪਜ਼ ਟੈਂਕ ਆਦਿ ਦੀ CIP

- ਸਿਲੇ ਨੂੰ ਲੋੜੀਂਦੇ ਪਾਣੀ ਨਾਲ ਫਲੱਸ਼ ਕਰੋ
- ਸਾਬਣ , ਤੇਲ ਅਤੇ ਪਾਣੀ ਨਾਲ ਮੈਨਹੋਲ ਅਤੇ ਸੈਪਲਿੰਗ ਪੁਆਇੰਟ ਦੇ ਦਰਵਾਜ਼ੇ ਨੂੰ (ਬੁਰਸ਼ ਨਾਲ) ਸਾਫ਼ ਕਰੋ।

- ਕਾਸਟਿਕ ਘੋਲ ਨੂੰ 20 ਮਿੰਟ ਲਈ ਸਰਕੂਲੇਟ ਕਰੋ। (1 - 1.5%) 70 - 750C 'ਤੇ
- ਕਾਸਟਿਕ ਨੂੰ ਪਾਣੀ ਨਾਲ ਫਲੱਸ਼ ਕਰੋ।
- 20 ਮਿੰਟ ਲਈ ਐਸਿਡ ਨਾਲ ਘੁੰਮਾਓ. (0.6 - 1.0%) 60 - 65° 'ਤੇ
- 20 ਮਿੰਟ ਲਈ ਗਰਮ ਪਾਣੀ ਨਾਲ ਘੁੰਮਾਓ. (80 - 85°C)
- ਤਾਪਮਾਨ ਨੂੰ ਠੰਢਾ ਹੋਣ ਦਿਓ



ਚਿੱਤਰ: ਇੱਕ ਦੇ ਸਟੇਸ਼ਨ CIP ਸਰਕਟ (ਮਾਡਲ)

5.4 ਐਫਲੂਐਂਟ ਟਰੀਟਮੈਂਟ ਪਲਾਂਟ (ਈਟੀਪੀ)

ETP 24 ਘੰਟੇ ਦੀ ਲਗਾਤਾਰ ਪ੍ਰਕਿਰਿਆ ਹੈ। ਇਹ ਇਨਲੇਟ ਦੇ ਤੌਰ ਤੇ ਸਾਰੀ ਪ੍ਰਕਿਰਿਆ ਤੋਂ ਖਤਰਨਾਕ ਆਊਟਲੈਟ ਲੈਂਦਾ ਹੈ, ਵਾਤਾਵਰਣ ਦੇ ਮਿਆਰ ਤੱਕ ਪਹੁੰਚਣ ਲਈ ਇਸਨੂੰ ਤਿੰਨ ਪੜਾਵਾਂ (ਪ੍ਰਾਇਮਰੀ, ਸੈਕੰਡਰੀ ਅਤੇ ਤੀਜੇ ਪੜਾਅ)

ਵਿੱਚ ਇਲਾਜ ਕਰੇ। ਪਲਾਂਟ ਦੇ ਆਊਟਲੈਟਸ ਅਰਥਾਤ ਠੋਸ ਰਹਿੰਦ-ਖੂੰਹਦ ਅਤੇ ਟ੍ਰੀਟਿਡ ਪਾਣੀ ਨੂੰ ਕ੍ਰਮਵਾਰ ਖੇਤ ਵਿੱਚ ਨਿਪਟਾਇਆ ਜਾਂਦਾ ਹੈ ਅਤੇ ਹਰੀ ਪੱਟੀ ਨੂੰ ਵਿਕਸਤ ਕਰਨ ਲਈ ਪੌਦੇ ਵਿੱਚ ਸਿੰਚਾਈ ਦੇ ਉਦੇਸ਼ ਲਈ ਵਰਤਿਆ ਜਾਂਦਾ ਹੈ।

ਪ੍ਰਵਾਹ ਸਰੋਤ:

1. CIP: ਕਾਸਟਿਕ ਅਤੇ ਨਾਈਟ੍ਰਿਕ ਐਸਿਡ
2. ਬੈਕਵਾਸ਼: ਪਾਣੀ
3. ਟੈਂਕਰ ਵਾਸ਼: ਕਾਸਟਿਕ ਅਤੇ ਨਾਈਟ੍ਰਿਕ ਐਸਿਡ
4. ਬੇਇਲਰ: ਪਾਣੀ
5. ਕੈਰੇਟ ਵਾਸ਼: ਕਾਸਟਿਕ

ETP ਕੰਮਕਾਜ ਦਾ ਪੜਾਅਵਾਰ ਵਰਣਨ:

- 1) ਸਕ੍ਰੀਨ ਚੈਂਬਰ: ਪਲਾਂਟ ਤੋਂ ਕੱਚਾ ਗੰਦਾ ਪਾਣੀ ਸਕ੍ਰੀਨ ਚੈਂਬਰ ਦੁਆਰਾ ਪ੍ਰਾਪਤ ਕੀਤਾ ਜਾਂਦਾ ਹੈ ਅਤੇ ਮੁਅੱਤਲ ਕੀਤੇ ਕਣਾਂ ਨੂੰ ਇੱਥੇ ਹਟਾ ਦਿੱਤਾ ਜਾਂਦਾ ਹੈ।
- 2) ਸੰਗ੍ਰਹਿ ਅਤੇ ਬਰਾਬਰੀ ਵਾਲਾ ਟੈਂਕ: ਸਕ੍ਰੀਨਿੰਗ ਤੋਂ ਬਾਅਦ ਗੰਦਾ ਇਕੱਠਾ ਕਰਨ ਅਤੇ ਬਰਾਬਰੀ ਵਾਲੇ ਟੈਂਕ ਵਿੱਚ ਦਾਖਲ ਹੁੰਦਾ ਹੈ, ਜਿੱਥੇ ਇਸਨੂੰ ਹਾਈਡ੍ਰੋਕਲੋਰਿਕ ਐਸਿਡ ਨਾਲ ਨਿਰਪੱਖ ਕੀਤਾ ਜਾਂਦਾ ਹੈ ਅਤੇ ਗੰਦੇ ਪਾਣੀ ਨੂੰ ਇਕੋ ਜਿਹਾ ਬਣਾਇਆ ਜਾਂਦਾ ਹੈ।
- 3) ਹੋਲਡਿੰਗ ਟੈਂਕ: ਇਸਦਾ ਮਤਲਬ ਸਿਰਫ ਸਟੋਰੇਜ ਲਈ ਹੁੰਦਾ ਹੈ ਜਦੋਂ CIP ਦੌਰਾਨ ਪਲਾਂਟ ਤੋਂ ਜ਼ਿਆਦਾ ਮਾਤਰਾ ਵਿੱਚ ਗੰਦਾ ਪਾਣੀ ਛੱਡਿਆ ਜਾਂਦਾ ਹੈ।
- 4) ਡਿਸੋਲਵਡ ਏਅਰ ਫਲੋਟੇਸ਼ਨ (DAF): ਇੱਥੇ ਸੰਗ੍ਰਹਿ ਅਤੇ ਬਰਾਬਰੀ ਵਾਲੇ ਟੈਂਕ ਤੋਂ ਨਿਰਪੱਖ ਪਾਣੀ ਪ੍ਰਾਪਤ ਹੁੰਦਾ ਹੈ ਅਤੇ ਅਲਮੀਨੀਅਮ ਸਲਫੇਟ (ਇੱਕ ਗੈਰ-ਫੈਰਿਕ ਐਲਮ) ਜੋੜਿਆ ਜਾਂਦਾ ਹੈ। ਮੁਅੱਤਲ ਅਤੇ emulsified ਠੋਸ ਇੱਥੇ ਵੱਖ ਕੀਤਾ ਗਿਆ ਹੈ।
- 5) ਬਫਰ ਟੈਂਕ: ਇਹ ਇੱਕ ਓਵਰ ਫਲਾ ਸਟੋਰੇਜ ਟੈਂਕ ਹੈ

- 6) ਅਪ ਬਲੋ ਐਨੇਰੋਬਿਕ ਸਸਪੈਂਡਡ ਸਲੱਜ ਬਲੈਕਟ (UASSB) ਰਿਐਕਟਰ (I&II): ਇਸ ਟੈਂਕ ਦੀ ਕੁੱਲ ਮਾਤਰਾ ਦਾ 12% ਤੋਂ 15% ਬਾਇਓਮਾਸ ਨਾਲ ਭਰਿਆ ਹੋਇਆ ਹੈ। ਇਹ ਟੈਂਕ ਦੇ ਹੇਠਾਂ ਤੋਂ DAF ਤੋਂ ਗੰਦਾ ਪਾਣੀ ਪ੍ਰਾਪਤ ਕਰਦਾ ਹੈ। ਇੱਥੇ ਦੇ ਤਰ੍ਹਾਂ ਦੇ ਬੈਕਟੀਰੀਆ ਮੌਜੂਦ ਹਨ।
 - a. ਐਸੀਟੋਜੇਨੇਸਿਸ: - ਇਹ ਵੱਡੀ ਲੜੀ ਦੇ ਅਣੂ ਨੂੰ ਛੋਟੇ ਚੇਨ ਅਣੂ ਵਿੱਚ ਬਦਲਦਾ ਹੈ ਅਤੇ ਅਮੀਨੋ ਐਸਿਡ ਪੈਦਾ ਕਰਦਾ ਹੈ।
 - b. ਮਿਥੇਨੋਜੇਨੇਸਿਸ: - ਇਹ ਮੀਥੇਨ ਗੈਸ ਵਿੱਚ ਬਦਲਦਾ ਹੈ, ਅਤੇ ਇਸਲਈ ਜੈਵਿਕ ਲੋਡ ਘਟਦਾ ਹੈ।
- 7) ਰੌਪਰ ਤਲ ਟੈਂਕ: ਇਹ ਸਿਰਫ਼ ਇੱਕ ਟੈਂਕ ਹੈ ਜੋ ਯੂਏਐਸਐਸਬੀਆਰ ਤੋਂ ਬਚੇ ਹੋਏ ਰੋਗਾਣੂਆਂ ਨੂੰ ਨਿਯੰਤਰਿਤ ਕਰਦਾ ਹੈ ਅਤੇ ਇਸਨੂੰ ਦੁਬਾਰਾ ਮੁੜ ਪ੍ਰਸਾਰਿਤ ਕਰਦਾ ਹੈ।
- 8) ਏਰੋਸ਼ਨ ਟੈਂਕ: ਇਸ ਟੈਂਕ ਵਿੱਚ ਐਰੋਬਿਕ ਰੋਗਾਣੂ ਵਿਕਸਿਤ ਹੁੰਦੇ ਹਨ।
- 9) Lamella clarifier: ਇਹ ਠੋਸ ਨਿਪਟਾਰੇ ਦੇ ਉਦੇਸ਼ ਲਈ ਵਰਤਿਆ ਜਾਂਦਾ ਹੈ ਭਾਵ, ਇੱਥੇ ਠੋਸ ਤਰਲ ਵੱਖਰਾ ਹੁੰਦਾ ਹੈ।
- 10) ਸੈਕੰਡਰੀ ਸਪਸ਼ਟੀਕਰਨ: ਇੱਥੇ ਏਰੋਬਿਕ ਕਲਚਰ ਦਾ ਨਿਪਟਾਰਾ ਕੀਤਾ ਜਾਂਦਾ ਹੈ ਅਤੇ ਮਾਤਰਾ ਨੂੰ ਕਾਇਮ ਰੱਖਣ ਲਈ ਦੁਬਾਰਾ ਏਰੋਸ਼ਨ ਟੈਂਕ ਵਿੱਚ ਘੁੰਮਾਇਆ ਜਾਂਦਾ ਹੈ।
- 11) ਟ੍ਰੀਟਿਡ ਵਾਟਰ ਟੈਂਕ: ਇੱਥੇ ਸੈਕੰਡਰੀ ਕਲੈਰੀਫਾਇਰ ਜਾਂ ਲੈਮੇਲਾ ਕਲੈਰੀਫਾਇਰ ਤੋਂ ਟ੍ਰੀਟਿਡ ਪਾਣੀ ਇਕੱਠਾ ਕੀਤਾ ਜਾਂਦਾ ਹੈ।

5.5 ਪਲਾਂਟ ਦੀ ਕਾਰਗੁਜ਼ਾਰੀ ਅਤੇ ਨਿਗਰਾਨੀ:

- ਰਿਕਾਰਡ ਦੀ ਸਾਂਭ-ਸੰਭਾਲ ਅਤੇ ਗੰਦੇ ਨਮੂਨੇ ਦਾ ਵਿਸ਼ਲੇਸ਼ਣ ਕਰਨ ਵਾਲੇ ਨਿਯਮਤ ਨਿਗਰਾਨੀ ਪ੍ਰੋਗਰਾਮ ਨੂੰ ਪੂਰਾ ਕਰੋ।
- ETP ਸਹਾਇਕਾਂ ਨੂੰ ਵਿਸ਼ਲੇਸ਼ਣ ਲਈ ETP ਇੰਚਾਰਜ ਦੀ ਮੌਜੂਦਗੀ ਵਿੱਚ ਇਲਾਜ ਪ੍ਰਣਾਲੀ ਦੇ ਵੱਖ-ਵੱਖ ਪੜਾਵਾਂ 'ਤੇ ਨਮੂਨੇ ਇਕੱਠੇ ਕਰਨੇ ਪੈਂਦੇ ਹਨ।
- ETP ਇੰਚਾਰਜ ਨੂੰ ਵਿਸ਼ਲੇਸ਼ਣ ਕਰਨਾ ਪੈਂਦਾ ਹੈ ਅਤੇ ਨਤੀਜਾ ਰਿਕਾਰਡ ਕਰਨਾ ਹੁੰਦਾ ਹੈ ਅਤੇ ਨਤੀਜੇ ਦੀ ਰਿਪੋਰਟ EHS-ਇੰਜੀਨੀਅਰ ਅਤੇ EHS-ਅਧਿਕਾਰੀ ਨੂੰ ਵੀ ਕਰਨੀ ਪੈਂਦੀ ਹੈ। EHS-ਇੰਜੀਨੀਅਰ ਅਤੇ EHS-ਅਧਿਕਾਰੀ ਦੋਵੇਂ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਰਿਪੋਰਟ ਦੇ ਅਧਾਰ 'ਤੇ ਪਲਾਂਟ ਦੀ ਕਾਰਗੁਜ਼ਾਰੀ ਦਾ

ਮੁਲਾਂਕਣ ਕਰਨਗੇ ਅਤੇ ETP ਇੰਚਾਰਜ ਅਤੇ ਸਹਾਇਕਾਂ ਨੂੰ ਆਮ ਨਾਲੋਂ ਕਿਸੇ ਵੀ ਭਟਕਣ ਦੀ ਸਥਿਤੀ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਹਦਾਇਤ ਕਰਨਗੇ।

- ਇਲਾਜ ਕੀਤੇ ਗੰਦੇ ਪਾਣੀ ਦਾ ਰੋਜ਼ਾਨਾ ਅਧਾਰ 'ਤੇ ਵਿਸ਼ਲੇਸ਼ਣ ਕੀਤਾ ਜਾਣਾ ਚਾਹੀਦਾ ਹੈ ਅਤੇ ਨਤੀਜੇ ਦਰਜ ਕੀਤੇ ਜਾਂਦੇ ਹਨ

5.6 ਵਾਤਾਵਰਣ ਪ੍ਰਬੰਧਨ ਪ੍ਰਣਾਲੀ (EMS): ਲਾਗੂ ਕਰਨਾ ਅਤੇ ਸੰਚਾਲਨ:

2. **ਪੱਧਰ-1:** EMS ਮੈਨੂਅਲ; EMS ਦੇ ਮੁੱਖ ਤੱਤਾਂ ਅਤੇ ਉਹਨਾਂ ਦੇ ਪਰਸਪਰ ਪ੍ਰਭਾਵ ਦਾ ਵਰਣਨ ਕਰਦਾ ਹੈ। ਇਹ ISO 14001-2004 ਮੈਨੂਅਲ ਦੇ ਅਨੁਸਾਰ EMS ਵਿੱਚ ਵਰਤੇ ਗਏ ਦਸਤਾਵੇਜ਼ ਦੇ ਢਾਂਚੇ ਦੀ ਰੂਪਰੇਖਾ ਦਿੰਦਾ ਹੈ ਅਤੇ ਪ੍ਰਕਿਰਿਆਵਾਂ ਦਾ ਵਿਸਤ੍ਰਿਤ ਰੂਪ ਵਿੱਚ ਵਰਣਨ ਕਰਦਾ ਹੈ ਕਿ ISO 14001-2004 ਦੀਆਂ ਵੱਖ-ਵੱਖ ਲੋੜਾਂ ਨੂੰ ਕਿਵੇਂ ਲਾਗੂ ਕੀਤਾ ਜਾਂਦਾ ਹੈ।
3. **ਪੱਧਰ-2:** ਦਸਤਾਵੇਜ਼; ਭਰੇ ਹੋਏ ਫਾਰਮੈਟ ਜੋ ਵਾਤਾਵਰਣ ਨੂੰ ਪ੍ਰਭਾਵਿਤ ਕਰਨ ਵਾਲੇ ਡੇਟਾ ਨੂੰ ਪ੍ਰਦਾਨ ਕਰਦੇ ਹਨ। ਸਾਬਕਾ - ਸੰਚਾਲਨ ਨਿਯੰਤਰਣ ਪ੍ਰਕਿਰਿਆ, ਵਾਤਾਵਰਣ ਪ੍ਰਬੰਧਨ ਪ੍ਰੋਗਰਾਮ, ਸੰਕਟਕਾਲੀਨ ਪ੍ਰਕਿਰਿਆਵਾਂ, ਨਿਗਰਾਨੀ ਅਤੇ ਪ੍ਰਬੰਧਨ ਯੋਜਨਾਵਾਂ, ਸਿਖਲਾਈ ਯੋਜਨਾ ਆਦਿ।
4. **ਲੈਵਲ-3:** ਫਾਰਮੈਟ; ਵਾਤਾਵਰਣ ਨੂੰ ਪ੍ਰਭਾਵਿਤ ਕਰਨ ਵਾਲੇ ਡੇਟਾ ਨੂੰ ਰਿਕਾਰਡ ਕਰਨ ਅਤੇ ਪਹੁੰਚਾਉਣ ਲਈ ਵਰਤਿਆ ਜਾਂਦਾ ਹੈ